

## ਗਿਆਨ ਪ੍ਰਬੋਧ

੧੯੮੮ ਸਤਿਗੁਰ ਪ੍ਰਸਾਦਿ।

ਸ੍ਰੀ ਭਗਉਤੀ ਜੀ ਸਹਾਇ॥

ਅਥ ਗਿਆਨ ਪ੍ਰਬੋਧ ਗ੍ਰੰਥ ਲਿਖਿਤੇ।

ਪਾਤਸ਼ਾਹੀ ੧੦

ਭੁਜਿੰਗ ਪ੍ਰਯਾਤ ਛੰਦਾ ਤੁਪ੍ਰਸਾਦਿ

ਨਮੋ ਨਾਥ ਪੂਰੇ ਸਦਾ ਸਿਧ ਕਰਮਾਂ। ਅਛੇਦੀ ਅਭੇਦੀ ਸਦਾ ਏਕ ਧਰਮਾਂ।  
ਕਲੰਕ ਬਿਨਾ ਨਿਹਕਲੰਕੀ ਸਰੂਪੇ। ਅਛੇਦੰ ਅਭੇਦੰ ਅਖੇਦੰ ਅਨੂਪੇ। ੧।

ਨਮੋ ਲੋਕ ਲੋਕੇਸ਼ੂਰੰ ਲੋਕ ਨਾਥੇ। ਸਦੈਵੰ ਸਦਾ ਸਰਬ ਸਾਖੰ ਅਨਾਥੇ।  
ਨੈਮ ਏਕ ਰੂਪੰ ਅਨੇਕ ਸਰੂਪੇ। ਸਦਾ ਸਰਬ ਸਾਹੰ ਸਦਾ ਸਰਬ ਭੂਪੇ। ੨।  
ਅਛੇਦੰ ਅਭੇਦੰ ਅਨਾਮੰ ਅਠਾਮੰ। ਸਦਾ ਸਰਬਦਾ ਸਿਧਦਾ ਬੁਧਿ ਧਾਮੰ।  
ਅਜੰਤ੍ਰੰ ਆਮੰਤ੍ਰੰ ਅਕੰਤ੍ਰੰ ਅਭਰਮੰ। ਅਖੇਦੰ ਅਛੇਦੰ ਅਛੇਦੰ ਅਕਰਮਾਂ। ੩।

ਅਗਾਧੇ ਅਬਾਧੇ ਅਗੰਤੰ ਅਨੰਤੰ। ਅਲੇਖੰ ਅਭੇਖੰ ਅਭੂਤੰ ਅਗੰਤੰ।  
ਨ ਰੰਗੰ ਨ ਰੂਪੰ ਨ ਜਾਤੰ ਨ ਪਤੰ। ਨ ਸਤ੍ਰੋ ਨ ਮਿਤ੍ਰੋ ਨ ਪੁਤ੍ਰੋ ਨ ਮਾਤੰ। ੪।

ਅਭੂਤੰ ਅਭੰਗੰ ਅਭਿਖੰ ਭਵਾਨੰ। ਪਰੇਖੰ ਪੁਨੀਤੰ ਪਵਿਤ੍ਰੰ ਪ੍ਰਧਾਨੰ।  
ਅਗੰਜੇ ਅਭੰਜੇ ਅਕਾਮੰ ਅਕਰਮੰ। ਅਨੰਤੇ ਬਿਅੰਤੇ ਅਭੂਮੇ ਅਭਰਮੰ। ੫।

ਨਹੀ ਜਾਨ ਜਾਈ ਕਛੂ ਰੂਪ ਰੇਖੰ। ਕਹਾ ਬਾਸੁ ਤਾ ਕੋ ਫਿਰੈ ਕਉਨ ਭੇਖੰ।  
ਕਹਾ ਨਾਮ ਤਾ ਕੋ ਕਹ ਕੈ ਕਹਾਵੈ। ਕਹਾ ਮੈ ਬਖਨੋ ਕਰੈ ਮੈ ਨ ਆਵੈ। ੬।

੧. ਇਸ ਮਾਂਗਲਿਕ ਉਕਤੀ ਵਿਚ ਕਿਤੇ ਕਿਤੇ ਅੰਤਰ ਹੈ, ਜਿਵੇਂ 'ਸ੍ਰੀ ਅਕਾਲ ਪੁਰਖ ਤਵ ਪ੍ਰਤਾਪ', 'ਅਕਾਲ ਪੁਰਖ ਤੇਰੀ ਸਰਣਿ' ਆਦਿ

## ਗਿਆਨ ਪ੍ਰਬੋਧ

੧੯੮੮ ਸਤਿਗੁਰ ਪ੍ਰਸਾਦਿ।

ਸ੍ਰੀ ਭਗਉਤੀ ਜੀ ਸਹਾਇ॥

ਹੁਣ ਗਿਆਨ ਪ੍ਰਬੋਧ ਗ੍ਰੰਥ ਲਿਖਦੇ ਹਾਂ

ਪਾਤਸ਼ਾਹੀ ੧੦

ਭੁਜਿੰਗ ਪ੍ਰਯਾਤ ਛੰਦਾ ਤੇਰੀ ਕ੍ਰਿਪਾ ਨਾਲ

ਹੋ ਪੂਰੇ ਨਾਥ ! (ਤੈਨੂੰ) ਨਮਸਕਾਰ ਹੈ। (ਤੂੰ) ਸਦਾ ਕਰਮਾਂ ਨੂੰ ਸਿੱਧ ਕਰਨ ਵਾਲ ਹੈਂ; ਅਛੇਦ (ਨ ਛੋਇਆ ਜਾ ਸਕਣ ਵਾਲਾ), ਅਭੇਦ (ਨ ਵਿੰਨ੍ਹਿਆ ਜਾ ਸਕਣ ਵਾਲਾ) ਅਤੇ ਸਦਾ ਇਕ ਧਰਮ (ਸੁਭਾ) ਵਾਲਾ ਹੈਂ; ਕਲੰਕ ਤੋਂ ਬਿਨਾ ਨਿਸ਼ਕਲੰਕ ਸਰੂਪ ਵਾਲਾ ਹੈਂ; ਅਛੇਦ, ਅਭੇਦ, ਅਖੇਦ (ਖੇਦ-ਰਹਿਤ) ਅਤੇ ਅਨੂਪ ਹੈਂ। ੧।

ਹੋ ਸਾਰੇ ਲੋਕਾਂ ਦੇ ਸੁਆਮੀ ਅਤੇ ਲੋਕ-ਨਾਥ! (ਤੈਨੂੰ) ਨਮਸਕਾਰ ਹੈ। (ਤੂੰ) ਸਦਾ ਸਭ ਦਾ ਸਾਥੀ ਅਤੇ ਸੁਆਮੀ ਤੋਂ ਬਿਨਾ ਹੈਂ। (ਤੂੰ) ਇਕ ਰੂਪ ਵਾਲਾ ਹੁੰਦਾ ਹੋਇਆ ਵੀ ਅਨੇਕ ਸਰੂਪਾਂ ਵਾਲਾ ਹੈਂ; (ਤੈਨੂੰ) ਨਮਸਕਾਰ ਹੈ। (ਤੂੰ) ਸਦਾ ਸਭਦਾ ਬਾਦਸ਼ਾਹ ਅਤੇ ਹਮੇਸ਼ਾ ਸਭ ਦਾ ਰਾਜਾ ਹੈਂ। ੨। (ਤੂੰ) ਅਛੇਦ, ਅਭੇਦ, ਅਨਾਮ (ਨਾਮ-ਰਹਿਤ) ਅਤੇ ਅਠਾਮ (ਸਥਾਨ-ਰਹਿਤ) ਹੈਂ, ਸਦਾ ਸਭ ਨੂੰ ਦੇਣ ਵਾਲਾ, ਸਿੱਧੀ ਪ੍ਰਦਾਨ ਕਰਨ ਵਾਲਾ ਅਤੇ ਬੁੱਧੀ ਦਾ ਘਰ ਹੈਂ; ਜੰਤਰ ਤੋਂ ਰਹਿਤ, ਮੰਤਰ ਤੋਂ ਮੁਕਤ, ਕ੍ਰਿਆ ਤੋਂ ਪਰੇ ਅਤੇ ਭਰਮ ਤੋਂ ਉਚਾ ਹੈਂ; ਅਖੇਦ, ਅਭੇਦ, ਅਛੇਦ, ਅਤੇ ਅਕਰਮ (ਕਰਮਾਂ ਤੋਂ ਬਿਨਾ) ਹੈਂ। ੩।

(ਤੂੰ) ਅਗਾਧ (ਜਿਸ ਦੀ ਬਾਹ ਨ ਪਾਈ ਜਾ ਸਕੇ), ਅਬਾਧ (ਜੋ ਪਕਤਿਆ ਨ ਜਾ ਸਕੇ), ਅਗੰਤ (ਜੋ ਗਮਨ ਨਹੀਂ ਕਰਦਾ) ਅਤੇ ਅਨੰਤ (ਅੰਤ ਤੋਂ ਰਹਿਤ) ਹੈਂ; ਅਲੇਖ (ਜੋ ਲਿਖਿਆ ਅਥਵਾ ਲਖਿਆ ਨਹੀਂ ਜਾ ਸਕਦਾ), ਅਭੇਖ (ਭੇਖ ਤੋਂ ਰਹਿਤ), ਅਭੂਤ (ਪੰਜ ਭੂਤਾਂ ਤੋਂ ਪਰੇ) ਅਤੇ ਅਗੰਤ ਹੈਂ; (ਤੇਰਾ) ਨ ਰੰਗ ਹੈ, ਨ ਰੂਪ, ਨ ਜਾਤਿ ਹੈ, ਨ ਪਾਤਿ, ਨ ਸਤਰੂ ਹੈ, ਨ ਮਿਤਰ ਹੈ, ਨ ਪੁੱਤਰ ਹੈ ਅਤੇ ਨ ਮਾਤਾ ਹੈ। ੪।

(ਤੂੰ) ਅਭੂਤ, ਅਭੰਗ (ਨ ਭੰਨਿਆ ਜਾ ਸਕਣ ਵਾਲਾ), ਅਭਿਖ (ਭਵਿਖਤ ਕਾਲ ਜਾਂ ਭਿਖਿਆ ਤੋਂ ਰਹਿਤ) ਅਤੇ ਸਭ ਥਾਂ ਆਪ ਹੀ ਵਰਤਮਾਨ ਹੈਂ; (ਤੂੰ) ਸਭ ਤੋਂ ਪਰੇ, ਸਵੱਡ, ਪਵਿੱਤਰ ਅਤੇ ਸਰਬ-ਪ੍ਰਮੁਖ ਹੈਂ; ਅਗੰਜ (ਜਿਸ ਦਾ ਨਾਸ ਨ ਹੋਵੇ), ਅਭੰਜ (ਜੋ ਭੰਨਿਆ ਨ ਜਾ ਸਕੇ), ਅਕਾਮ (ਕਾਮਨਾ ਰਹਿਤ) ਅਤੇ ਅਕਰਮ (ਕਰਮਾਂ ਤੋਂ ਮੁਕਤ) ਹੈਂ; ਅਨੰਤ, ਬੇਅੰਤ, ਅਭੂਮ (ਧਰਤੀ ਤੋਂ ਪਰੇ) ਅਤੇ ਅਭਰਮ (ਭਰਮਾਂ ਤੋਂ ਰਹਿਤ) ਹੈਂ। ੫।

(ਉਸ ਦਾ) ਕੁਝ ਵੀ ਰੂਪ ਅਤੇ ਆਕਾਰ ਜਾਣਿਆ ਨਹੀਂ ਜਾ ਸਕਦਾ, (ਨ ਇਹ ਪਤਾ ਲਗਦਾ ਹੈ ਕਿ) ਉਸ ਦਾ ਵਾਸ ਕਿਥੇ ਹੈ ਅਤੇ ਕਿਹੜੇ ਭੇਸ ਵਿਚ ਫਿਰ ਰਿਹਾ ਹੈ; ਉਸ ਦਾ ਕੀ ਨਾਂ ਹੈ ਅਤੇ ਕੀ ਕਰ ਕੇ ਜਾਣਿਆ ਜਾਂਦਾ ਹੈ। ਮੈਂ (ਉਸ ਦਾ) ਕੀ ਬਖਾਨ ਕਰਾਂ (ਕਿਉਂਕਿ ਉਹ) ਕਬਨ ਵਿਚ ਨਹੀਂ ਆਉਂਦਾ।

ਅਜੇਨੀ ਅਜੈ ਪਰਮ ਰੂਪੀ ਪ੍ਰਾਪਨੈ। ਅਛੇਦੀ ਅਭੇਦੀ ਅਰੂਪੀ ਮਹਾਨੈ।  
ਅਸਾਧੇ ਅਗਾਧੇ ਅਗੰਜੁਲ ਗਨੀਮੇ। ਅਰੰਜੁਲ ਅਰਾਧੇ ਰਹਾਕੁਲ ਰਹੀਮੇ। ੨।

ਸਦਾ ਸਰਬਦਾ ਸਿਧਦਾ ਬੁਧਿ ਦਾਤਾ। ਨਮੋ ਲੋਕ ਲੋਕੇਸੂਰੰ ਲੋਕ ਗ੍ਰਿਝਾਤਾ।  
ਅਛੇਦੀ ਅਭੈ ਆਦਿ ਰੂਪੰਾ ਅਨੰਤੰ। ਅਛੇਦੀ ਅਛੈ ਆਦਿ ਅਵੈ ਦੁਰੰਤੰ। ੯।

### ਨਰਾਜ ਛੰਦ

ਅਨੰਤ ਆਦਿ ਦੇਵ ਹੈ। ਬਿਆਂਤ ਭਰਮ ਭੇਵ ਹੈ।  
ਅਗਾਧ ਬਿਆਧ ਨਾਸ ਹੈ। ਸਦੈਵ ਸਰਬ ਪਾਸ ਹੈ। ੧। ੯।  
ਬਚਿੜ੍ਹ ਚਿੜ੍ਹ ਚਾਪ ਹੈ। ਅਖੰਡ ਦੁਸਟ ਖਾਪ ਹੈ।  
ਅਭੇਦ ਆਦਿ ਕਾਲ ਹੈ। ਸਦੈਵ ਸਰਬ ਪਾਲ ਹੈ। ੨। ੧੦।

ਅਖੰਡ ਚੰਡ ਰੂਪ ਹੈ। ਪ੍ਰਚੰਡ ਸਰਬ ਸੂਪ ਹੈ।  
ਕਾਲ ਨੂੰ ਕੇ ਕਾਲ ਹੈ। ਸਦੈਵ ਰਫ਼ਪਾਲ ਹੈ। ੩। ੧੧।  
ਕ੍ਰਿਪਾਲ ਦਿਆਲ ਰੂਪ ਹੈ। ਸਦੈਵ ਸਰਬ ਰੂਪ ਹੈ।  
ਅਨੰਤ ਸਰਬ ਆਸ ਹੈ। ਪਰੇਵ ਪਰਮ ਪਾਸ ਹੈ। ੪। ੧੨।  
ਅਦ੍ਰਿਸਟ ਅੰਤ੍ਰ ਧਿਆਨ ਹੈ। ਸਦੈਵ ਸਰਬ ਮਾਨ ਹੈ।  
ਕ੍ਰਿਪਾਲ ਕਾਲ ਹੀਨ ਹੈ। ਸਦੈਵ ਸਾਧ ਅਧੀਨ ਹੈ। ੫। ੧੩।

ਭਜਸ ਤੁਯੰ। ਭਜਸ ਤੁਯੰ। ਰਹਾਉ।  
ਅਗਾਧ ਬਿਆਧ ਨਾਸਨੰ। ਪਰੇਯੰ ਪਰਮ ਉਪਾਸਨੰ।  
ਤ੍ਰਿਕਾਲ ਲੋਕ ਮਾਨ ਹੈ। ਸਦੈਵ ਪੁਰਖ ਪਰਧਾਨ ਹੈ। ੬। ੧੪।  
ਤਥਸ ਤੁਯੰ। ਤਥਸ ਤੁਯੰ। ਰਹਾਉ।  
ਕ੍ਰਿਪਾਲ ਦਿਆਲ ਕਰਮ ਹੈ। ਅਗੰਜ ਭੰਜ ਭਰਮ ਹੈ।  
ਤ੍ਰਿਕਾਲ ਲੋਕ ਪਾਲ ਹੈ। ਸਦੈਵ ਸਰਬ ਦਿਆਲ ਹੈ। ੭। ੧੫।  
ਜਥਸ ਤੁਯੰ। ਜਥਸ ਤੁਯੰ। ਰਹਾਉ।  
ਮਹਾਨ ਮੋਨ ਮਾਨ ਹੈ। ਪਰੇਵ ਪਰਮ ਪ੍ਰਾਪਨ ਹੈ।  
ਪੁਰਾਨ ਪ੍ਰੇਤ ਨਾਸਨੰ। ਸਦੈਵ ਸਰਬ ਪਾਸਨੰ। ੮। ੧੬।  
ਪ੍ਰਚੰਡ ਅਖੰਡ ਮੰਡਲੀ। ਉਦੰਡ ਰਜ ਸੁ ਥਲੀ।  
ਜਗੰਤ ਜੋਤਿ ਜੁਆਲਕਾ। ਜਲੰਤ ਦੀਪ ਮਾਲਕਾ। ੯। ੧੭।

(ਉਹ) ਜੂਨਾਂ ਵਿਚ ਨਹੀਂ ਆਉਂਦਾ, ਜਿਤਿਆ ਨਹੀਂ ਜਾ ਸਕਦਾ, ਪਰਮ ਰੂਪ ਵਾਲਾ  
ਅਤੇ (ਸਭ ਦਾ) ਮੁਖੀ ਹੈ; ਅਛੇਦ, ਅਭੇਦ, ਅਰੂਪ ਅਤੇ ਮਹਾਨ ਹੈ; ਅਸਾਧ, ਅਗਾਧ ਅਤੇ  
ਵੈਰੀਆਂ ਤੋਂ ਮਾਰੇ ਨ ਜਾ ਸਕਣ ਵਾਲਾ ਹੈ; (ਉਹ) ਆਰਾਧਕ ਨੂੰ ਰੰਜ ਤੋਂ ਮੁਕਤ ਕਰਨ  
ਵਾਲਾ ਅਤੇ ਰਿਹਾ (ਆਜ਼ਾਦ) ਕਰਾਉਣ ਵਾਲਾ ਦਿਆਲੂ ਹੈ। ੧।

ਸਦਾ ਸਭ ਨੂੰ ਦੇਣ ਵਾਲਾ, ਸਿੱਧੀ ਪ੍ਰਦਾਨ ਕਰਨ ਵਾਲਾ ਅਤੇ ਬੁਧੀ ਦੇਣ ਵਾਲਾ  
ਹੈ। (ਉਸ) ਸਾਰਿਆਂ ਲੋਕਾਂ ਦੇ ਸੁਆਮੀ ਅਤੇ ਸਾਰਿਆਂ ਲੋਕਾਂ ਨੂੰ ਜਾਣ ਵਾਲੇ ਨੂੰ ਨਮਸਕਾਰ  
ਹੈ। (ਉਹ) ਅਛੇਦ, ਭੈ-ਰਹਿਤ, ਆਦਿ-ਰੂਪ ਵਾਲਾ ਅਤੇ ਅਨੰਤ ਹੈ। ਅਛੇਦ, ਅਛੈ (ਨਸ਼ਟ  
ਨ ਹੋਣ ਵਾਲਾ), ਆਦਿ-ਰੂਪ, ਅਵੈਤ-ਸਰੂਪ ਅਤੇ ਕਠਨਤਾ ਨਾਲ ਪ੍ਰਾਪਤ ਹੋਣ ਵਾਲਾ  
(ਦੁਰੰਤੰ) ਹੈ। ੧।

### ਨਰਾਜ ਛੰਦ

(ਤੂੰ) ਅੰਤ ਤੋਂ ਬਿਨਾ ਅਤੇ ਆਦਿ-ਦੇਵ ਹੈ; ਬੋਅੰਤ ਅਤੇ ਭਰਮਾਂ ਤੋਂ ਭਿੰਨ ਹੈ; ਅਗਾਧ  
ਅਤੇ ਵਿਆਧੀਆਂ ਦਾ ਨਸ਼ਕ ਹੈਂ; ਸਦਾ ਸਭ ਦੇ ਕੋਲ ਹੈ। ੧।

(ਤੇਰੀ) ਕਮਾਨ ('ਚਾਪ') ਦਾ ਸਰੂਪ ('ਚਿੜ੍ਹ') ਅਲੋਕਿਕ ਹੈ (ਸੰਕੇਤ ਇੰਦਰ-ਧਨੁਸ  
ਵਲ ਹੈ); (ਤੂੰ) ਅਖੰਡ ਰੂਪ ਵਾਲਾ ਅਤੇ ਦੁਸ਼ਟਾਂ ਨੂੰ ਨਸ਼ਟ ਕਰਨ ਵਾਲਾ ਹੈਂ, (ਤੂੰ) ਨ ਭੇਦਿਆ  
ਜਾ ਸਕਣਾ ਵਾਲਾ ਅਤੇ ਆਦਿ-ਕਾਲ ਵਾਲਾ ਹੈਂ; ਸਦਾ ਸਭ ਦੀ ਪਾਲਣਾ ਕਰਨ ਵਾਲਾ  
ਹੈ। ੧। ੧੦।

(ਤੂੰ) ਅਖੰਡ ਅਤੇ ਪ੍ਰਚੰਡ ਰੂਪ ਵਾਲਾ ਹੈ; ਬਹੁਤ ਤੇਜ ਵਾਲਾ ਅਤੇ ਸਰਬ ਸਰੂਪਾਂ  
ਵਾਲਾ ਹੈਂ; ਕਾਲ ਦਾ ਵੀ ਕਾਲ ਹੈ; ਸਦਾ ਹੀ ਰਖਿਆ ਕਰਨ ਵਾਲਾ ਹੈ। ੧। ੧। (ਤੂੰ) ਕ੍ਰਿਪਾਲੂ  
ਅਤੇ ਦਿਆਲੂ ਰੂਪ ਵਾਲਾ ਹੈਂ; ਸਦਾ ਸਭ ਦਾ ਰਾਜਾ ਹੈਂ; ਅਨੰਤ ਅਤੇ ਸਭ ਦੀਆਂ ਆਸਾਵਾਂ  
(ਪੂਰੀਆਂ ਕਰਨ ਵਾਲਾ) ਹੈਂ; ਬਹੁਤ ਪਰੇ ਵੀ ਹੈ ਅਤੇ ਬਹੁਤ ਨੇੜੇ ਵੀ। ੧। ੧।

(ਤੂੰ) ਅਦ੍ਰਿਸਟ (ਨ ਦਿਖਣ ਵਾਲਾ) ਅਤੇ (ਸਭ ਦੇ)ਧਿਆਨ ਵਿਚ (ਸਥਿਤ) ਹੈਂ;  
ਸਦਾ ਸਭ ਦਾ ਮਾਣ ਹੈਂ; ਕ੍ਰਿਪਾਲੂ ਅਤੇ ਕਾਲ ਤੋਂ ਰਹਿਤ ਹੈਂ; ਸਦਾ ਸੰਤਾਂ ਦੇ ਅਧੀਨ  
ਹੈ। ੧। ੧।

(ਇਸ ਲਈ ਮੈਂ ਸਦਾ) ਤੈਨੂੰ ਭਜਦਾ ਹਾਂ, ਤੈਨੂੰ ਸਿਮਰਦਾ ਹਾਂ। ਰਹਾਉ। (ਤੂੰ) ਅਗਾਧ  
ਅਤੇ ਵਿਆਧੀਆਂ ਨੂੰ ਨਸ਼ਟ ਕਰਨ ਵਾਲਾ ਹੈਂ; ਬਹੁਤ ਹੀ ਪਰੇ ਅਤੇ ਸ੍ਰੋਸ਼ ਉਪਾਸਨਾ ਦੇ  
ਯੋਗ ਹੈਂ। ਤਿੰਨਾਂ ਕਾਲਾਂ ਵਿਚ ਲੋਕੀਂ (ਤੈਨੂੰ) ਮੰਨਦੇ ਹਨ; (ਤੂੰ) ਸਦਾ ਪ੍ਰਾਪਨ ਪੁਰਖ ਹੈਂ। ੧। ੧।

ਤੂੰ ਹੀ ਅਜਿਹਾ ਹੈਂ, ਤੂੰ ਹੀ ਅਜਿਹਾ ਹੈਂ। ਰਹਾਉ। (ਹੋ) ਕ੍ਰਿਪਾਲੂ! ਦਿਆਲਤਾ (ਤੇਰਾ)  
ਕਰਮ ਹੈ; (ਹੋ)ਅਗੰਜ! (ਤੂੰ) ਭਰਮਾਂ ਨੂੰ ਭੰਜਦਾ ਹੈਂ; (ਤੂੰ) ਤਿੰਨਾਂ ਕਾਲਾਂ ਵਿਚ ਲੋਕਾਂ ਨੂੰ  
ਪਾਲਦਾ ਹੈਂ; ਸਦਾ ਸਭ ਉਤੇ ਦਿਆਲ ਹੁੰਦਾ ਹੈ। ੧। ੧।

(ਸੈਂ) ਤੈਨੂੰ ਜਪਦਾ ਹਾਂ; (ਸੈਂ) ਤੈਨੂੰ ਆਰਾਧਦਾ ਹਾਂ। ਰਹਾਉ। (ਤੂੰ) ਮਹਾਨ ਮੌਨੀ  
ਮੰਨਿਆ ਜਾਣ ਵਾਲਾ ਹੈਂ; ਪਰੇ ਤੋਂ ਪਰੇ ਅਤੇ ਪਰਮ-ਪ੍ਰਾਪਨ ਹੈਂ; ਪੁਰਾਤਨ-ਕਾਲ ਤੋਂ ਪ੍ਰੇਤਾਂ  
ਦਾ ਨਾਸ ਕਰਨ ਵਾਲਾ ਹੈਂ; ਸਦਾ ਸਭ ਦੇ ਕੋਲ ਹੈ। ੧। ੧।

(ਤੂੰ) ਪ੍ਰਚੰਡ ਅਤੇ ਅਖੰਡ ਮੰਡਲਾਂ (ਵਿਚ ਨਿਵਾਸ ਕਰਨ ਵਾਲਾ ਹੈ); (ਤੇਰੀ)  
ਜਾਜਾਧਾਰੀ (ਬਹੁਤ) ਸ਼ਕਤੀਸ਼ਾਲੀ ਹੈ; (ਤੇਰੀ) ਜੋਤਿ ਦੀ ਲਾਟ ('ਜੁਆਲਕਾ') (ਇਸ ਤਰ੍ਹਾਂ)  
ਜਗਦੀ ਹੈ ਮਾਨੇ ਦੀਪਮਾਲਾ ਬਲ ਰਹੀ ਹੋਵੇ। ੧। ੧।

ਕ੍ਰਿਪਾਲ ਦਿਆਲ ਲੋਚਨੰ। ਮੰਚ ਬਾਣ ਮੋਚਨੰ।  
ਸਿਰੰ ਕਰੀਟ ਧਰੀਯੰ। ਦਿਨੇਸ ਕ੍ਰਿਤ ਹਾਰੀਯੰ। ੧੦। ੧੮।

ਬਿਸਾਲ ਲਾਲ ਲੋਚਨੰ। ਮਨੋਜ ਮਾਨ ਮੋਚਨੰ।  
ਸੁਭੰਤ ਸੀਸ ਸੁ ਪ੍ਰਭਾ। ਚਕੜ ਚਾਰੁ ਚੰਦ੍ਰਕਾ। ੧੧। ੧੯।

ਜਗੰਤ ਜੋਤ ਜੁਆਲਕਾ। ਛਕੰਤ ਰਾਜ ਸੁ ਪ੍ਰਭਾ।  
ਜਗੰਤ ਜੋਤਿ ਜੈਤਸੀ। ਬਦੰਤ ਕ੍ਰਿਤ ਈਸੂਰੀ। ੧੨। ੨੦।

*ਤ੍ਰਿਭੰਗੀ ਛੰਦਾ ਰੂਪਸਾਦਿ*

ਅਨਕਾਦ ਸਰੂਪੰ ਅਮਿਤ ਬਿਖੂਤੰ ਅਚਲ ਸਰੂਪੰ ਬਿਸੁ ਕਰਣੀ।  
ਜਗ ਜੋਤਿ ਪ੍ਰਕਾਸੰ ਆਦਿ ਅਨਾਸੰ ਅਮਿਤ ਅਗਾਸੰ ਸਰਬ ਭਰਣੀ।  
ਅਨਗੰਜ ਅਕਾਲੰ ਬਿਸੁ ਪ੍ਰਤਿਪਾਲੰ ਦੀਨ ਦਿਆਲੰ ਸੁਭ ਕਰਣੀ।  
ਆਨੰਦ ਸਰੂਪੰ ਅਨਹਦ ਰੂਪੰ ਅਮਿਤ ਬਿਖੂਤੰ ਤਵ ਸਰਣੀ। ੧। ੨੧।

ਬਿਸੂਭਰ ਭਰਣੰ ਜਗਤ ਪ੍ਰਕਰਣੰ ਅਧਰਣ ਧਰਣੰ ਸਿਸਟ ਕਰੰ।  
ਆਨੰਦ ਸਰੂਪੀ ਅਨਹਦ ਰੂਪੀ ਅਮਿਤ ਬਿਖੂਤੀ ਤੇਜ ਬਰੰ।  
ਅਨਖੰਡ ਪ੍ਰਤਾਪੰ ਸਭ ਜਗ ਥਾਪੰ ਅਲਖ ਅਤਾਪੰ ਬਿਸੁ ਕਰੰ।  
ਅਦੈ ਅਬਿਨਾਸੀ ਤੇਜ ਪ੍ਰਕਾਸੀ ਸਰਬ ਉਦਾਸੀ ਏਕ ਹਰੀ। ੨। ੨੨।

ਅਨਖੰਡ ਅਮੰਡੰ ਤੇਜ ਪ੍ਰਚੰਡੰ ਜੋਤਿ ਉਦੰਡੰ ਅਮਿਤ ਮਤੰ।  
ਅਨਭੈ ਅਨਗਾਧੀ ਅਲਖ ਅਬਾਧੀ ਬਿਸੁ ਪ੍ਰਸਾਧੀ ਅਮਿਤ ਗਤੰ।  
ਆਨੰਦ ਸਰੂਪੀ ਅਨਹਦ ਰੂਪੀ ਅਚਲ ਬਿਖੂਤੀ ਭਵ ਤਰਣੀ।  
ਅਨਗਾਧੀ ਅਬਾਧੀ ਜਗਤ ਪ੍ਰਸਾਧੀ ਸਰਬ ਅਰਾਧੀ ਤਵ ਸਰਣੀ। ੩। ੨੩।

ਅਕਲੰਕ ਅਬਾਧੀ ਬਿਸੁ ਪ੍ਰਸਾਧੀ ਜਗਤ ਅਰਾਧੀ ਭਵ ਨਾਸੀ।  
ਬਿਸੂਭਰ ਭਰਣੰ ਕਿਲਵਿਖ ਹਰਣੰ ਪਤਤ ਉਧਰਣੰ ਸਭ ਸਾਥੰ।  
ਅਨਾਥਨ ਨਾਥੇ ਅਕ੍ਰਿਤ ਅਗਾਥੇ ਅਮਿਤ ਅਨਾਥੇ ਦੁਖ ਹਰਣੀ।  
ਅਗੰਜ ਅਬਿਨਾਸੀ ਜੋਤਿ ਪ੍ਰਕਾਸੀ ਜਗਤ ਪ੍ਰਣਾਸੀ ਤੁਯ ਸਰਣੀ। ੪। ੨੪।

(ਹੇ) ਕ੍ਰਿਪਾਲੁ ਅਤੇ ਦਿਆਲੂ (ਪਰਮਸੱਤਾ ਤੇਰੇ) ਨੇਤਰ ਕਾਮ ('ਮੰਚਕ') ਦੇ ਬਾਣੰ ਨੂੰ ਨਸ਼ਟ ਕਰਨ ਵਾਲੇ ਹਨ। (ਤੁੰ) ਸਿਰ ਉਤੇ ਮੁਕਟ ਧਾਰਨ ਕੀਤਾ ਹੋਇਆ ਹੈ (ਜਿਸ ਦੇ ਸਾਹਮਣੇ) ਸੂਰਜ ਦੀ ਕਾਂਡੀ (ਚਮਕ) ਵੀ ਹਾਰ ਜਾਂਦੀ ਹੈ (ਫੌਕੀ ਪੈ ਜਾਂਦੀ ਹੈ)। ੧੮।

(ਤੇਰੇ) ਬਹੁਤ ਵਿਸ਼ਾਲ ਅਤੇ ਲਾਲ ਨੇਤਰ ਕਾਮਦੇਵ ('ਮਨੋਜ') ਦੇ ਮਾਣ ਨੂੰ ਵੀ ਨਸ਼ਟ ਕਰ ਦਿੰਦੇ ਹਨ। (ਤੇਰੇ) ਸਿਰ ਦੀ ਚਮਕ ਦੀ ਸ਼ੋਭਾ ਨੂੰ (ਵੇਖ ਕੇ) ਸੰਚਰ ਚਾਂਦਨੀ ਵੀ ਚਕਰਾ ਜਾਂਦੀ ਹੈ। ੧੯।

(ਤੇਰੀ) ਜੋਤਿ (ਪ੍ਰਤਾਪ) ਦੀ ਜੁਆਲਾ ਦੀ ਸ਼ੋਭਾ ਨੂੰ ਵੇਖ ਕੇ ਰਾਜੇਸ਼ਵਰੀ ਪ੍ਰਭਾ ਹੈਰਾਨ ਹੁੰਦੀ ਹੈ। (ਤੇਰੀ) ਪ੍ਰਕਾਸ਼ਮਾਨ ('ਜੈਤਸੀ') ਜੋਤਿ ਨੂੰ ਜਗਦਿਆਂ (ਵੇਖ ਕੇ ਉਸ ਦੀ) ਕੀਰਤ ਦਾ ਬਖਾਨ (ਆਪ) ਈਸ਼ਵਰੀ (ਪਾਰਬਤੀ) ਖੁਦ ਕਰਦੀ ਹੈ। ੨੦।

*ਤ੍ਰਿਭੰਗੀ ਛੰਦਾ ਤੇਰੀ ਕ੍ਰਿਪਾ ਨਾਲ*

(ਹੇ) ਅਨੇਕਾਂ ਦੇ ਆਦਿ ('ਅਨਕਾਦ') ਸਰੂਪ, ਅਮਿਤ ਵਿਖੂਤੀਆਂ ਵਾਲੇ, ਅਚਲ ਸਰੂਪ ਵਾਲੇ, ਵਿਸ਼ਵ ਦੇ ਕਾਰਨ ਰੂਪ, ਜਗਤ ਵਿਚ ਜੋਤਿ ਦਾ ਪ੍ਰਕਾਸ਼ ਕਰਨ ਵਾਲੇ, ਆਦਿ ਕਾਲ ਤੋਂ ਨਾਸ-ਰਹਿਤ, ਅਮਿਤ, ਸਾਰੇ ਆਕਾਸ ਨੂੰ ਪੂਰਨ ਕਰਨ ਵਾਲੇ, ਭੰਜਨ ਤੋਂ ਰਹਿਤ, ਕਾਲ ਤੋਂ ਪਰੇ, ਵਿਸ਼ਵ ਦੀ ਪਲਨਾ ਕਰਨ ਵਾਲੇ, ਦੀਨਾਂ ਉਤੇ ਮੇਹਰ ਕਰਨ ਵਾਲੇ, ਸੁਭ ਕਰਮਾਂ ਦੇ ਕਰਤਾ, ਅਨੰਦ ਰੂਪ ਵਾਲੇ, ਅਨਹਦ ਸਰੂਪ ਵਾਲੇ, ਅਮਿਤ ਵਿਖੂਤੀਆਂ ਵਾਲੇ (ਪਰਮਾਤਮਾ ! ਮੈਂ) ਤੇਰੀ ਸ਼ਰਨ ਵਿਚ ਹਾਂ। ੨੧।

(ਹੇ) ਸਾਰੇ ਸੰਸਾਰ ਦਾ ਪਾਲਣ-ਪੋਸ਼ਣ ਕਰਨ ਵਾਲੇ, ਜਗਤ ਨੂੰ ਕਰਨ ਵਾਲੇ, ਨਿਆਸਰਿਆਂ ਨੂੰ ਆਸਰਾ ਦੇਣ ਵਾਲੇ, ਸਿਸ਼ਟੀ ਨੂੰ ਸਿਰਜਨ ਵਾਲੇ, ਆਨੰਦ-ਸਰੂਪ ਵਾਲੇ, ਅਨਹਦ ਰੂਪ ਵਾਲੇ, ਅਮਿਤ ਵਿਖੂਤੀ ਵਾਲੇ, ਚੰਗੇ ਤੇਜ ਵਾਲੇ, ਨ ਖੰਡੇ ਜਾ ਸਕਣ ਵਾਲੇ ਪ੍ਰਤਾਪ ਵਾਲੇ, ਸਾਰੇ ਜਗ ਦੀ ਸਥਾਪਨਾ ਕਰਨ ਵਾਲੇ, ਨ ਲਖੇ ਜਾ ਸਕਣ ਵਾਲੇ, ਤਾਪ ਤੋਂ ਰਹਿਤ, ਵਿਸ਼ਵ ਦੀ ਸਿਰਜਨਾ ਕਰਨ ਵਾਲੇ, ਢੈਤ ਤੋਂ ਰਹਿਤ, ਨਸ਼ਟ ਨ ਹੋਣ ਵਾਲੇ, ਪ੍ਰਕਾਸ਼ਮਾਨ ਤੇਜ ਵਾਲੇ, ਸਭ ਤੋਂ ਨਿਰਲੇਪ! (ਤੁਸੀਂ) ਕੇਵਲ ਇਕ ਪਰਮ-ਸੱਤਾ ਹੋ। ੨੨।

(ਹੇ) ਨ ਖੰਡਿਤ ਹੋਣ ਵਾਲੇ, ਨ ਮੰਡੇ ਜਾ ਸਕਣ ਵਾਲੇ, ਪ੍ਰਚੰਡ ਤੇਜ ਵਾਲੇ, ਬਹੁਤ ਅਧਿਕ ਪ੍ਰਕਾਸ਼ ਵਾਲੇ, ਅਮਿਤ ਮਤ ਵਾਲੇ, ਡਰ ਤੋਂ ਰਹਿਤ, ਥਾਹ ਨ ਪਾਏ ਜਾ ਸਕਣ ਵਾਲੇ, ਲਖੇ ਨ ਜਾ ਸਕਣ ਵਾਲੇ, ਬੰਨ੍ਹੇ ਨ ਜਾ ਸਕਣ ਵਾਲੇ, ਸੰਸਾਰ ਨੂੰ ਚੰਗੀ ਤਰ੍ਹਾਂ ਸਾਧਣ ਵਾਲੇ, ਅਮਿਤ ਗਤਿ ਵਾਲੇ, ਆਨੰਦ-ਸਰੂਪ ਵਾਲੇ, ਅਨਹਦ ਰੂਪ ਵਾਲੇ, ਅਚਲ ਵਿਖੂਤੀ ਵਾਲੇ, ਸੰਸਾਰ ਤੋਂ (ਜਿਗਿਆਸੂਆਂ ਨੂੰ) ਤਾਰਨ ਵਾਲੇ, ਥਾਹ ਨ ਪਾਏ ਜਾ ਸਕਣ ਵਾਲੇ, ਨ ਬੰਨ੍ਹੇ ਜਾ ਸਕਣ ਵਾਲੇ, ਜਗਤ ਨੂੰ ਚੰਗੀ ਤਰ੍ਹਾਂ ਸਾਧਣ ਵਾਲੇ, ਸਾਰਿਆਂ ਦੁਆਰਾ ਆਰਾਧੇ ਜਾਣ ਵਾਲੇ ! (ਮੈਂ) ਤੇਰੀ ਸ਼ਰਨ ਵਿਚ ਹਾਂ। ੨੩।

(ਹੇ) ਕਲੰਕ-ਰਹਿਤ ਰੂਪ ਵਾਲੇ, ਨ ਬੰਨ੍ਹੇ ਜਾ ਸਕਣ ਵਾਲੇ, ਸੰਸਾਰ ਨੂੰ ਸਾਧਣ ਵਾਲੇ, ਜਗਤ ਦੁਆਰਾ ਆਰਾਧੇ ਜਾਣ ਵਾਲੇ, ਸੰਸਾਰ ਦਾ ਡਰ ਦੂਰ ਕਰਨ ਵਾਲੇ, ਸੰਪੂਰਨ ਵਿਸ਼ਵ ਨੂੰ ਭਰਨ ਵਾਲੇ, ਪਾਪਾਂ ਦਾ ਨਾਸ ਕਰਨ ਵਾਲੇ, ਪਤਿਤਾਂ ਨੂੰ ਤਾਰਨ ਵਾਲੇ, ਸਭ ਦਾ ਸਾਥ ਦੇਣ ਵਾਲੇ, ਅਨਾਥਾਂ ਦੇ ਨਾਥ, ਅਕ੍ਰਿਤ, ਅਗਾਥ, ਅਮਿਤ ਅਤੇ ਕਿਸੇ ਦੇ ਅਧੀਨ ਨ ਰਹਿਣ ਵਾਲੇ, ਦੁਖਾਂ ਨੂੰ ਨਸ਼ਟ ਕਰਨ ਵਾਲੇ, ਨ ਟੁਟਣ ਵਾਲੇ, ਨਾਸ ਨੂੰ ਨ ਪ੍ਰਾਪਤ ਹੋਣ ਵਾਲੇ, ਪ੍ਰਕਾਸ਼ਮਾਨ ਜੋਤਿ ਵਾਲੇ, ਜਗਤ ਦਾ ਸੰਘਾਰ ਕਰਨ ਵਾਲੇ! (ਮੈਂ) ਤੇਰੀ ਸ਼ਰਨ ਵਿਚ ਹਾਂ। ੨੪।

## ਕਲਸ

ਅਮਿਤ ਤੇਜ ਜਗ ਜੋਤਿ ਪ੍ਰਕਾਸੀ। ਆਦਿ ਅਛੇਦ ਅਭੈ ਅਬਿਨਾਸੀ।  
ਪਰਮ ਤਤ ਪਰਮਾਰਥ ਪ੍ਰਕਾਸੀ। ਆਦਿ ਸਰੂਪ ਅਖੰਡ ਉਦਾਸੀ। ੫। ੨੫।

## ਤ੍ਰਿਭੰਗੀ ਛੰਦ

ਅਖੰਡ ਉਦਾਸੀ ਪਰਮ ਪ੍ਰਕਾਸੀ ਆਦਿ ਅਨਾਸੀ ਬਿਸੂ ਕਰੰ।  
ਜਗਤਾਵਲ ਕਰਤਾ ਜਗਤ ਪ੍ਰਹਰਤਾ ਸਭ ਜਗ ਭਰਤਾ ਸਿਧ ਭਰੰ।  
ਅਛੈ ਅਬਿਨਾਸੀ ਤੇਜ ਪ੍ਰਕਾਸੀ ਰੂਪ ਸੁ ਰਾਸੀ ਸਰਬ ਛਿਤੰ।  
ਆਨੰਦ ਸਰੂਪੀ ਅਨਹਦ ਰੂਪੀ ਅਲਖ ਬਿਭੂਤੀ ਅਮਿਤ ਗਤੰ। ੬। ੨੬।

## ਕਲਸ

ਆਦਿ ਅਭੈ ਅਨਗਾਮਿ ਸਰੂਪੀ। ਰਾਗ ਰੰਗ ਜਿਹ ਰੇਖ ਨ ਰੂਪੀ।  
ਰੰਕ ਭਯੋ ਰਾਵਤ ਕਹੂ ਰੂਪੀ। ਕਹੂ ਸਮੁੰਦ੍ਰ ਸਰਤਾ ਕਹੂ ਕੂਪੀ। ੭। ੨੭।

## ਤ੍ਰਿਭੰਗੀ ਛੰਦ

ਸਰਤਾ ਕਹੂ ਕੂਪੀ ਸਮੁੰਦ੍ਰ ਸਰੂਪੀ ਅਲਖ ਬਿਭੂਤੀ ਅਮਿਤ ਗਤੰ।  
ਅਵੈ ਅਬਿਨਾਸੀ ਪਰਮ ਪ੍ਰਕਾਸੀ ਤੇਜ ਸੁਰਾਸੀ ਅਕਿਤ ਕਿਤੰ।  
ਜਿਹ ਰੂਪ ਨ ਰੇਖੰ ਅਲਖ ਅਭੇਖੰ ਅਮਿਤ ਅਵੈਖੰ ਸਰਬ ਮਈ।  
ਸਭ ਕਿਲਵਿਖ ਹਰਣੰ ਪਤਿਤ ਉਧਰਣੰ ਅਸਰਣਿ ਸਰਣੰ ਏਕ ਦਈ। ੮। ੨੮।

## ਕਲਸ

ਆਜਾਨੁ ਬਾਹੁ ਸਾਰੰਗੁ ਕਰ ਧਰਣੀ। ਅਮਿਤ ਜੋਤਿ ਜਗ ਜੋਤ ਪ੍ਰਕਰਣੀ।  
ਖੜਗ ਪਾਣ ਖਲ ਦਲ ਬਲ ਹਰਣੀ। ਮਹਾਬਾਹੁ ਬਿਸੰਭਰ ਭਰਣੀ। ੯। ੨੯।

## ਤ੍ਰਿਭੰਗੀ ਛੰਦ

ਖਲ ਦਲ ਬਲ ਹਰਣੰ ਦੁਸਟ ਬਿਦਰਣੰ ਅਸਰਣ ਸਰਣੰ ਅਮਿਤ ਗਤੰ।  
ਚੰਚਲ ਚਖ ਚਾਰਣ ਮਛ ਬਿਡਾਰਣ ਪਾਪ ਪ੍ਰਹਾਰਣ ਅਮਿਤ ਮਤੰ।

## ਕਲਸ

(ਹੇ ਪ੍ਰਭੂ! ਤੁਸੀਂ) ਅਸੀਮ ਤੇਜ ਵਾਲੇ, (ਆਪਣੀ) ਜੋਤਿ ਨਾਲ ਜਗਤ ਨੂੰ ਪ੍ਰਕਾਸ਼ਿਤ ਕਰਨ ਵਾਲੇ, ਆਦਿ ਤੋਂ ਹੀ ਨ ਛੇਦੇ ਜਾ ਸਕਣ ਵਾਲੇ, ਭੈ ਰਹਿਤ ਅਤੇ ਅਵਨਾਸੀ ਹੋ, ਪਰਮ-ਤੱਤੁ ਅਤੇ ਪਰਮਾਰਥ ਦਾ ਪ੍ਰਕਾਸ਼ ਕਰਨ ਵਾਲੇ ਹੋ, ਆਦਿ ਸਰੂਪ ਵਾਲੇ ਅਖੰਡ ਅਤੇ ਨਿਰਲੇਪ ਹੋ। ੨੫।

## ਤ੍ਰਿਭੰਗੀ ਛੰਦ

(ਹੇ ਪ੍ਰਭੂ! ਤੁਸੀਂ) ਅਖੰਡ, ਨਿਰਲਿਪਤ, ਪਰਮ ਪ੍ਰਕਾਸ਼ ਵਾਲੇ, ਆਦਿ ਤੋਂ ਹੀ ਨਾਸ਼ ਤੋਂ ਰਹਿਤ ਅਤੇ ਜਗਤ ਦੇ ਕਰਨ ਵਾਲੇ, ਜਗਤ ਦੀ ਪਰੰਪਰਾ ਨੂੰ ਚਲਾਉਣ ਵਾਲੇ, ਜਗਤ ਦਾ ਸੰਘਰ ਕਰਨ ਵਾਲੇ, ਸਾਰੇ ਜਗਤ ਨੂੰ ਭਰਨ ਵਾਲੇ, ਸਿੱਧੀਆਂ ਪ੍ਰਦਾਨ ਕਰਨ ਵਾਲੇ, ਨਸ਼ਟ ਨ ਹੋਣ ਵਾਲੇ, ਅਵਿਨਾਸੀ, ਪ੍ਰਕਾਸ਼ਿਤ ਤੇਜ ਵਾਲੇ, ਸਾਰੀ ਧਰਤੀ ਦੀ ਸੁੰਦਰ ਰਾਸੀ ਵਾਲੇ, ਆਨੰਦ-ਸਰੂਪ ਵਾਲੇ, ਅਨਹਦ-ਰੂਪ ਵਾਲੇ, ਨ ਲਖੇ ਜਾ ਸਕਣ ਵਾਲੀ ਵਿਭੂਤੀ ਵਾਲੇ ਅਤੇ ਅਸੀਮ ਗਤਿ ਵਾਲੇ ਹੋ। ੨੬।

## ਕਲਸ

(ਹੇ ਪ੍ਰਭੂ! ਤੁਸੀਂ) ਆਦਿ-ਸਰੂਪ ਵਾਲੇ, ਭੈ-ਰਹਿਤ, ਅਥਾਹ-ਸਰੂਪ ਵਾਲੇ ਹੋ ਜਿਸ ਦਾ ਕੋਈ ਰਾਗ ਰੰਗ ਰੂਪ ਅਤੇ ਰੇਖਾ ਨਹੀਂ ਹੈ। (ਤੁਸੀਂ) ਕਿਤੇ ਕੰਗਾਲ, ਕਿਤੇ ਸਰਦਾਰ, ਕਿਤੇ ਰਾਜਾ ਹੋ, ਕਿਤੇ ਸਮੰਦਰ, ਕਿਤੇ ਨਦੀ, ਕਿਤੇ ਖੂਹ ਦੇ ਸਮਾਨ ਹੋ। ੨੭।

## ਤ੍ਰਿਭੰਗੀ ਛੰਦ

(ਹੇ ਪ੍ਰਭੂ! ਤੁਸੀਂ) ਕਿਤੇ ਨਦੀ, ਕਿਤੇ ਖੂਹ, ਕਿਤੇ ਸਮੰਦਰ ਦੇ ਸਰੂਪ ਵਾਲੇ ਹੋ, ਨ ਲਖੀ ਜਾ ਸਕਣ ਵਾਲੀ ਵਿਭੂਤੀ ਅਤੇ ਅਸੀਮ ਗਤਿ ਵਾਲੇ ਹੋ, ਦੈਤ ਤੋਂ ਰਹਿਤ, ਅਵਿਨਾਸੀ, ਪਰਮ ਪ੍ਰਕਾਸ਼ ਵਾਲੇ, ਤੇਜ ਦੀ ਰਾਸੀ ਵਾਲੇ ਅਤੇ (ਕਿਸੇ ਦੁਆਰਾ) ਨ ਬਣਾਏ ਗਏ ਹੋ, ਜਿਸ ਦਾ ਕੋਈ ਰੂਪ ਅਤੇ ਰੇਖਾ ਨਹੀਂ ਹੈ, ਜੋ ਅਲੱਖ, ਅਭੇਖ, ਅਮਿਤ, ਦੈਸ-ਰਹਿਤ ਅਤੇ ਸਰਬ-ਮਈ ਹੈ, (ਉਹ ਤੁਸੀਂ) ਸਾਰੇ ਪਾਪਾਂ ਦਾ ਨਾਸ਼ ਕਰਨ ਵਾਲੇ, ਪਤਿਤਾਂ ਦਾ ਉਧਾਰ ਕਰਨ ਵਾਲੇ, ਨਿਆਸਰਿਆਂ ਨੂੰ ਆਸਰਾ ਦੇਣ ਵਾਲੇ ਇਕ ਮਾਤਰ ਦੇਵ ਹੋ। ੨੮।

## ਕਲਸ

(ਹੇ ਪ੍ਰਭੂ! ਤੁਸੀਂ) ਗੋਡਿਆਂ ਤਕ ਲੰਬੀਆਂ ਬਾਂਹਵਾਂ ਵਾਲੇ, ਹੱਥ ਵਿਚ ਸਾਰੰਗ ਧਨੁਸ਼ ਨੂੰ ਧਾਰਨ ਕਰਨ ਵਾਲੇ, ਅਮਿਤ ਜੋਤਿ ਵਾਲੇ, ਜਗਤ ਵਿਚ ਪ੍ਰਕਾਸ਼ ਕਰਨ ਵਾਲੇ, ਹੱਥ ਵਿਚ ਖੜਗ ਧਾਰਨ ਕਰਨ ਵਾਲੇ, ਦੁਸਟਾਂ ਦਾ ਬਲ ਹਰਨ ਵਾਲੇ, ਵੱਡੀਆਂ ਬਾਂਹਵਾਂ ਵਾਲੇ ਅਤੇ ਸੰਪੂਰਨ ਵਿਸ਼ਵ ਨੂੰ ਭਰਨ ਵਾਲੇ ਹੋ। ੨੯।

## ਤ੍ਰਿਭੰਗੀ ਛੰਦ

(ਹੇ ਪ੍ਰਭੂ! ਤੁਸੀਂ) ਨੀਚਾਂ ਦੇ ਦਲ ਨੂੰ ਹਰਨ ਵਾਲੇ, ਦੁਸਟਾਂ ਨੂੰ ਨਸ਼ਟ ਕਰਨ ਵਾਲੇ, ਨਿਆਸਰਿਆਂ ਨੂੰ ਆਸਰਾ ਦੇਣ ਵਾਲੇ, ਅਸੀਮ ਗਤਿ ਵਾਲੇ ਹੋ। (ਤੁਹਾਡੇ) ਚੰਚਲ ਨੇਤਰ ਮੱਛਲੀਆਂ ਦੀ ਚਾਲ ਨੂੰ ਮਤ ਪਾਉਣ ਵਾਲੇ ਹਨ। (ਤੁਸੀਂ) ਪਾਪਾਂ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਵਾਲੇ ਅਤੇ ਅਸੀਮ ਮਤ ਵਾਲੇ ਹੋ। (ਤੁਸੀਂ) ਗੋਡਿਆਂ ਤਕ ਲੰਬੀਆਂ ਬਾਂਹਵਾਂ ਵਾਲੇ,

ਆਜਾਨ ਸੁ ਬਹੁੰ ਸਾਹਨ ਸਾਹੰ ਮਹਿਮਾ ਮਾਹੰ ਸਰਬ ਮਈ।  
ਜਲ ਬਲ ਬਨ ਰਹਿਤਾ ਬਨ ਤ੍ਰਿਨਿ ਕਹਿਤਾ ਖਲ ਦਲਿ ਦਹਿਤਾ ਸੁ ਨਚਿ ਸਹੀ। ੧੦। ੩੦।

## ਕਲਸ

ਅਤਿ ਬਲਿਸਟ ਦਲ ਦੁਸਟ ਨਿਕੰਦਨ। ਅਮਿਤ ਪ੍ਰਤਾਪ ਸਗਲ ਜਗ ਬੰਦਨ।  
ਸੋਹਤ ਚਾਰੁ ਚਿੜ੍ਹ ਕਰ ਚੰਦਨ। ਪਾਪ ਪ੍ਰਹਾਰਣੀ ਦੁਸਟ ਦਲ ਦੰਡਨ। ੧੧। ੩੧।

## ਛਪੈ ਛੰਦ

ਬੇਦ ਭੇਦ ਨਹੀ ਲਖੈ ਬ੍ਰਹਮ ਬ੍ਰਹਮਾ ਨਹੀ ਬੁਝੈ।  
ਬਿਆਸ ਪਰਾਸਰ ਸੁਕ ਸਨਾਦਿ ਸਿਵ ਅੰਤੁ ਨ ਸੁਝੈ।  
ਸਨਤਿ ਕੁਆਰ ਸਨਕਾਦਿ ਸਰਬ ਜਉ ਸਮਾ ਨ ਪਾਵਹਿ।  
ਲਖ ਲਖਮੀ ਲਖ ਬਿਸਨ ਕਿਸਨ ਕਈ ਨੇਤ ਬਤਾਵਹਿ।  
ਅਸੰਭ ਰੂਪ ਅਨੈਤੈ ਪ੍ਰਭਾ ਅਤਿ ਬਲਿਸਟ ਜਲਿ ਬਲਿ ਕਰਣ।  
ਅਚੁਤ ਅਨੰਤ ਅਚੈ ਅਮਿਤ ਨਾਥ ਨਿਰੰਜਨ ਤਵ ਸਰਣ। ੧। ੩੨।

ਅਚੁਤ ਅਭੈ ਅਭੇਦ ਅਮਿਤ ਆਖੰਡ ਅਤੁਲ ਬਲ।  
ਅਟਲ ਅਨੰਤ ਅਨਾਦਿ ਅਖੈ ਅਖੰਡ ਪ੍ਰਬਲ ਦਲ।  
ਅਮਿਤ ਅਮਿਤ ਅਨਤੋਲ ਅਭੂ ਅਨਭੇਦ ਅਭੰਜਨ।  
ਅਨਬਿਕਾਰ ਆਤਮ ਸਰੂਪ ਸੁਰ ਨਰ ਮੁਨ ਰੰਜਨ।  
ਅਬਿਕਾਰ ਰੂਪ ਅਨੈਤੈ ਸਦਾ ਮੁਨ ਜਨ ਗਨ ਬੰਦਤ ਚਰਨ।  
ਭਵ ਭਰਨ ਕਰਨ ਦੁਖ ਦੋਖ ਹਰਨ ਅਤਿ ਪ੍ਰਤਾਪ ਭ੍ਰਮ ਭੈ ਹਰਣ। ੨। ੩੩।

## ਛਪੈ ਛੰਦਾ / ਤ੍ਰਿਪ੍ਰਸਾਦਿ

ਮੁਖ ਮੰਡਲ ਪਰ ਲਸਤ ਜੋਤਿ ਉਦੇਤ ਅਮਿਤ ਗਤਿ।  
ਜਟਤ ਜੋਤ ਜਗਮਗਤ ਲਜਤ ਲਖ ਕੋਟਿ ਨਿਖਤਿ ਪਤਿ।  
ਚਕ੍ਰਵਰਤੀ ਚਕ੍ਰਵੈ ਚਕ੍ਰਤ ਚਉਚਕ੍ਰ ਕਰਿ ਧਰਿ।  
ਪਦਮ ਨਾਥ ਪਦਮਾਛ ਨਵਲ ਨਾਰਾਇਣ ਨਰਿਹਰਿ।  
ਕਾਲਖ ਬਿਹੰਡਣ ਕਿਲਵਿਖੁ ਹਰਣ ਸੁਰ ਨਰ ਮੁਨ ਬੰਦਤ ਚਰਣ।  
ਖੰਡਣ ਅਖੰਡ ਮੰਡਣ ਅਭੈ ਨਮੋ ਨਾਥ ਭਉ ਭੈ ਹਰਣ। ੩। ੩੪।

ਬਾਦਸ਼ਾਹਾਂ ਦੇ ਬਾਦਸ਼ਾਹ, ਸਭ ਵਿਚ (ਆਪਣੀ) ਮਹਿਮਾ ਨੂੰ ਵਿਆਪਤ ਕਰਨ ਵਾਲੇ ਹੋ। (ਤੁਸੀਂ) ਜਲਾਂ, ਬਲਾਂ, ਬਨਾਂ ਵਿਚ ਸਥਿਤ, ਬਨਾਂ ਦੇ ਕੱਖਾਂ ਦੁਆਰਾ ਆਰਾਧੇ ਜਾਣ ਵਾਲੇ, ਨੀਂਚਾਂ ਦੇ ਦਲਾਂ ਨੂੰ ਸਾੜਨ ਵਾਲੇ ਪਰਮ ਪੁਰਸ ਹੋ। ੩੦।

## ਕਲਸ

(ਹੋ ਪ੍ਰਭੂ ! ਤੁਸੀਂ) ਬਹੁਤ ਬਲਵਾਨ ਅਤੇ ਦੁਸਟਾਂ ਦੇ ਦਲਾਂ ਨੂੰ ਨਸਟ ਕਰਨ ਵਾਲੇ (ਨਿਕੰਦਨ), ਅਮਿਤ ਪ੍ਰਤਾਪ ਵਾਲੇ, ਸਾਰੇ ਜਗਤ ਦੁਆਰਾ ਬੰਦਨਾ-ਯੋਗ ਹੋ। (ਤੁਹਾਡੇ ਮੱਥੇ ਉਤੇ) ਚੰਦਨ ਦਾ ਸੁੰਦਰ ਤਿਲਕ ਸੁਸ਼ੋਭਿਤ ਹੈ। (ਤੁਸੀਂ) ਪਾਪਾਂ ਨੂੰ ਹਰਨ ਵਾਲੇ ਅਤੇ ਦੁਸਟਾਂ ਦੇ ਦਲਾਂ ਨੂੰ ਦੰਡ ਦੇਣ ਵਾਲੇ ਹੋ। ੩੧।

## ਛਪੈ ਛੰਦ

ਹੋ ਬ੍ਰਹਮ ! (ਤੇਰੇ) ਭੇਦ ਨੂੰ ਵੇਦ ਅਤੇ ਬ੍ਰਹਮਾ ਨਹੀਂ ਜਾਣਦੇ; (ਤੇਰਾ) ਅੰਤ ਵਿਆਸ, ਪਰਾਸਰ, ਸੁਕਦੇਵ, ਨੰਦੀ ਸਹਿਤ ਸਿਵ ਨੂੰ ਨਹੀਂ ਸੁਝਿਆ; ਸਾਰੇ ਸਨਤਕੁਮਾਰ, ਸਨਕਾਦਿ (ਤੇਰਾ) ਅੰਤ ਨਹੀਂ ਪਾ ਸਕੇ; ਲੱਖਾਂ ਲੱਛਮੀਆਂ, ਲੱਖਾਂ ਵਿਸ਼ਣੂ ਅਤੇ ਕਈ ਕ੍ਰਿਸ਼ਨ (ਤੈਨੂੰ) ਨੋਤਿ ਨੋਤਿ ਦਸਦੇ ਹਨ। (ਹੋ) ਆਪਣੇ ਆਪ ਹੋਂਦ ਵਿਚ ਆਉਣ ਵਾਲੇ (ਅਸੰਭ), ਅਨੁਭਵ ਦੁਆਰਾ ਪ੍ਰਕਾਸ਼ਿਤ ਹੋਣ ਵਾਲੇ, ਬਹੁਤ ਬਲਵਾਨ ਅਤੇ ਜਲ-ਬਲ ਨੂੰ ਕਰਨ ਵਾਲੇ, ਅਟਲ, ਅਨੰਤ, ਅਵੈਤ, ਅਸੀਮ, ਨਾਥਾਂ ਦੇ ਨਾਥ ਅਤੇ ਮਾਇਆ ਦੇ ਪ੍ਰਭਾਵ ਤੋਂ ਪਰੇ (ਪ੍ਰਭੂ! ਸੈਂ) ਤੇਰੀ ਸਰਨ ਵਿਚ ਹਾਂ। ੩੨।

(ਹੋ ਪ੍ਰਭੂ ! ਤੁਸੀਂ) ਅਡਿਗਾ, ਭੈ-ਰਹਿਤ, ਭੇਦ-ਰਹਿਤ, ਅਸੀਮ, ਅਖੰਡ, ਅਤੁਲ ਬਲ ਵਾਲੇ, ਅਟਲ, ਅਨੰਤ, ਅਨਾਦਿ, ਨ ਨਸਟ ਹੋਣ ਵਾਲੇ, ਅਖੰਡ, ਪ੍ਰਬਲ ਸਕਤੀ ਵਾਲੇ, ਅਸੀਮ ਮਰਯਾਦਾ ਵਾਲੇ, ਤੌਲ ਤੋਂ ਰਹਿਤ, ਤੱਤ੍ਵਾਂ ਤੋਂ ਪਰੇ ('ਅਭੂ'), ਭੇਦ ਤੋਂ ਮੁਕਤ ਅਤੇ ਬੰਜਨ ਤੋਂ ਰਹਿਤ, ਨਿਰਵਿਕਾਰ, ਆਤਮ-ਸਰੂਪ, ਦੇਵਤਿਆਂ, ਮਨੁਖਾਂ ਅਤੇ ਮਨੀਆਂ ਨੂੰ ਪ੍ਰਸੰਨ ਕਰਨ ਵਾਲੇ, ਵਿਕਾਰ ਤੋਂ ਰਹਿਤ ਰੂਪ ਵਾਲੇ, ਭੈ-ਰਹਿਤ, ਸਦਾ ਮੁਨੀ ਗਣ ਦੁਆਰਾ ਚਰਨਾਂ ਦੀ ਬੰਦਨਾਂ ਕਰਵਾਉਣ ਵਾਲੇ, ਜਗਤ ਦਾ ਪਾਲਣ-ਪੋਸ਼ਣ ਕਰਨ ਵਾਲੇ, ਦੁਖਾਂ-ਕਸ਼ਟਾਂ ਨੂੰ ਹਰਨ ਵਾਲੇ, ਅਤਿ ਅਧਿਕ ਪ੍ਰਤਾਪ ਵਾਲੇ ਅਤੇ ਭੈ ਤੇ ਭਰਮ ਨੂੰ ਨਸਟ ਕਰਨ ਵਾਲੇ ਹੋ। ੩੩।

## ਛਪੈ ਛੰਦਾ / ਤੇਰੀ ਕ੍ਰਿਪਾ ਨਾਲ

(ਤੇਰੇ) ਮੁਖ-ਮੰਡਲ ਉਤੇ ਅਮਿਤ ਗਤਿ ਵਾਲੀ ਜੋਤਿ ਚਮਕ ਰਹੀ ਹੈ, (ਤੇਰੀ) ਜੋਤਿ ਦੀ ਫ਼ਬ ਰਹੀ ਜਗਮਗਾਹਟ ਨੂੰ ਵੇਖ ਕੇ ਕਰੋੜਾਂ ਚੰਦ੍ਰਮਾ (ਨਿਖਤਿ-ਪਤਿ) ਲਜਿਤ ਹੋ ਰਹੇ ਹਨ, ਚੌਹਾਂ ਚਕ੍ਰਾਂ ਨੂੰ ਹੱਥ ਵਿਚ ਧਾਰਨ ਕੀਤੇ ਵੇਖ ਕੇ ਚਕ੍ਰਵਰਤੀ ਰਾਜੇ ਵੀ ਹੈਰਾਨ ਹੋ ਰਹੇ ਹਨ। ਲਕਸ਼ਮੀ ਦੇ ਸੁਆਮੀ, ਕਮਲ ਵਰਗੀਆਂ ਅੱਖਾਂ ਵਾਲੇ, ਨਿੱਤ ਨਵੇਂ ਨਰ-ਹਰਿ ਨਾਰਾਇਣ ਰੂਪ ਵਾਲੇ, ਕਾਲਖ ਦੂਰ ਕਰਨ ਵਾਲੇ, ਪਾਪਾਂ ਨੂੰ ਨਸਟ ਕਰਨ ਵਾਲੇ, ਦੇਵਤਿਆਂ, ਮਨੁਖਾਂ, ਮਨੀਆਂ ਦੁਆਰਾ ਚਰਨ-ਬੰਦਿਤ, ਅਖੰਡਾਂ ਨੂੰ ਖੰਡਣ ਵਾਲੇ, (ਫਿਰ ਉਨ੍ਹਾਂ ਨੂੰ) ਭੈ-ਮੁਕਤ ਕਰ ਕੇ ਸਥਿਤ ਕਰਨ ਵਾਲੇ, ਭੈ ਅਤੇ ਡਰ ਨੂੰ ਦੂਰ ਕਰਨ ਵਾਲੇ (ਹੋ) ਨਾਥ। (ਸੈਂ) ਨਮਸਕਾਰ ਕਰਦਾ ਹੈ। ੩੪।

## ਛਪੈ ਛੰਦ

ਨਮੋ ਨਾਥ ਨਿਦਾਇਕ ਨਮੋ ਨਿਮ ਰੂਪ ਨਿਰਜਨ।  
 ਅਗੰਜਾਣ ਅਗੰਜਨ ਅਭੰਜ ਅਨਭੇਦ ਅਭੰਜਨ।  
 ਅਛੈ ਅਖੈ ਅਬਿਕਾਰ ਅਭੈ ਅਨਭਿਜ ਅਭੇਦਨ।  
 ਅਖੈਦਾਨ ਬੇਦਨ ਅਖਿਜ ਅਨਛਿਦ੍ਰ ਅਛੇਦਨ।  
 ਆਜਾਨ ਬਾਹੁ ਸਾਰੰਗਧਰ ਖੜਗ ਪਾਣ ਦੁਰਜਨ ਦਲਣ।  
 ਨਰ ਵਰ ਨਰੇਸ ਨਾਇਕ ਨਿਪਣਿ ਨਮੋ ਨਵਲ ਜਲ ਥਲ ਰਵਣਿ। ੪। ੩੫।

ਦੀਨ ਦਯਾਲ ਦੁਖ ਹਰਣ ਦੁਰਮਤ ਹੰਤਾ ਦੁਖ ਖੰਡਣ।  
 ਮਹਾ ਮੌਨ ਮਨ ਹਰਨ ਮਦਨ ਮੂਰਤ ਮਹਿੰ ਮੰਡਨ।  
 ਅਮਿਤ ਤੇਜ ਅਬਿਕਾਰ ਅਖੈ ਆਭੰਜ ਅਮਿਤ ਬਲ।  
 ਨਿਰਭੰਜ ਨਿਰਭਉ ਨਿਰਵੈਰ ਨਿਰਜੁਰ ਨਿਪ ਜਲ ਥਲ।  
 ਅਛੈ ਸਰੂਪ ਅਛੂ ਅਛਿਤ ਅਛੈ ਅਛਾਨ ਅਛਹ।  
 ਅਦੈ ਸਰੂਪ ਅਦ੍ਵਿਤ ਅਮਰ ਅਭਿਬੰਦਤ ਸੁਰ ਨਰ ਅਸੁਰ। ੫। ੩੬।

ਕੁਲ ਕਲੰਕ ਕਰਿ ਹੀਨ ਕ੍ਰਿਪਾ ਸਾਗਰ ਕਰੁਣਾ ਕਰ।  
 ਕਰਣ ਕਾਰਣ ਸਮਰਥ ਕ੍ਰਿਪਾ<sup>੧</sup> ਕੀ ਸੂਰਤ ਕ੍ਰਿਤ ਧਰ।  
 ਕਾਲ ਕਰਮ ਕਰ ਹੀਨ ਕ੍ਰਿਆ ਜਿਹ ਕੋਇ ਨ ਬੁਝੈ।  
 ਕਹਾ ਕਹੈ ਕਹਿ ਕਰੈ ਕਹਾ ਕਾਲਨ ਕੈ ਸੁਝੈ।  
 ਕੰਜਲਕ ਨੈਨ ਕੰਬੂ ਗ੍ਰੀਵਹਿ ਕਟਿ ਕੇਹਰ ਕੁੰਜਰ ਗਵਨ।  
 ਕਦਲੀ ਕਰੰਕ ਕਰਪੂਰ ਗਤ ਬਿਨ ਅਕਾਲ ਦੁਜੇ ਕਵਨ। ੬। ੩੭।

ਅਲਖ ਰੂਪ ਅਲੇਖ ਅਬੈ<sup>੨</sup> ਅਨਭੂਤ ਅਭੰਜਨ।  
 ਆਦਿ ਪੁਰਖ ਅਬਿਕਾਰ ਅਜੈ ਅਨਗਾਧ ਅਗੰਜਨ।  
 ਨਿਰਬਿਕਾਰ ਨਿਰਜੁਰ ਸਰੂਪ ਨਿਰ ਵੈਖ ਨਿਰਜਨ।  
 ਅਭੰਜਾਨ ਭੰਜਨ ਅਨਭੇਦ ਅਨਭੂਤ ਅਭੰਜਨ।  
 ਸਾਹਾਨ ਸਾਹ ਸੁੰਦਰ ਸੁਮਤ ਬਡ ਸਰੂਪ ਬਡਵੈ ਬਖਤ।  
 ਕੋਟਕਿ ਪ੍ਰਤਾਪ ਕੂਆ ਭਾਨ ਜਿਮ ਤਪਤ ਤੇਜ ਇਸਥਿਤ ਤਖਤ। ੭। ੩੮।

## ਛਪੈ ਛੰਦ

(੨੦) ਮਨੁਖਾਂ ਨੂੰ ਦੇਣ ਵਾਲੇ ('ਨਿਦਾਇਕ') ਸੁਆਮੀ! (ਤੈਨੂੰ) ਨਮਸਕਾਰ ਹੈ; ਨਿਮਰਤਾ ਰੂਪ ਨਿਰਜਨ ਨੂੰ ਨਮਸਕਾਰ ਹੈ, ਨ ਨਸ਼ਟ ਹੋਣ ਵਾਲਿਆਂ ਦਾ ਨਾਸ਼ ਕਰਨ ਵਾਲੇ, ਨ ਝੁਕਾਏ ਜਾ ਸਕਣ ਵਾਲੇ, ਭੇਦ ਤੋਂ ਰਹਿਤ, ਨ ਭੰਨੇ ਜਾ ਸਕਣ ਵਾਲੇ, ਹੋਂਦ ਵਿਚ ਨ ਆਉਣ ਵਾਲੇ ('ਅਛੈ'), ਨਸ਼ਟ ਨ ਹੋਣ ਵਾਲ, ਵਿਕਰਿਤ ਨ ਹੋਣ ਵਾਲੇ, ਡਰ ਤੋਂ ਰਹਿਤ, ਨਿਰਲੋਪ, ਨ ਵਿਨ੍ਦੇ ਜਾ ਸਕਣ ਵਾਲੇ, ਦੁਆਂ ਤੋਂ ਰਹਿਤ ਨੂੰ ਦੁਖ ਪਹੁੰਚਾਉਣ ਵਾਲੇ, ਨ ਖਿਣ ਵਾਲੇ, ਨ ਛੇਦੇ ਜਾ ਸਕਣ ਵਾਲੇ, ਲੰਬੀਆਂ ਬਾਂਹਵਾਂ ਵਾਲੇ, ਹੱਥ ਵਿਚ ਸਾਰੰਗ ਧਨਸ਼ ਅਤੇ ਤਲਵਾਰ ਧਾਰਨ ਕਰਨ ਵਾਲੇ, ਵੈਰੀਆਂ ਨੂੰ ਦਲਣ ਵਾਲੇ, ਸ੍ਰੇਸ਼ਠ ਪੁਰਸ਼ਾਂ ਦੇ ਰਜੇ, ਸੈਨਾਵਾਂ ਦੇ ਨਾਇਕ, ਨਵੇਂ ਸਰੂਪ ਵਾਲੇ ਅਤੇ ਜਲ ਥਲ ਵਿਚ ਰੰਮਣ ਕਰਨ ਵਾਲੇ! (ਤੈਨੂੰ) ਨਮਸਕਾਰ ਹੈ। ੩੫।

(੨੧) ਦੀਨਾਂ ਉਤੇ ਦਾਇਆ ਕਰਨ ਵਾਲੇ, ਦੁਆਂ ਨੂੰ ਹਰਨ ਵਾਲੇ, ਦੁਰਮਤ ਨੂੰ ਖੜਮ ਕਰਨ ਵਾਲੇ, ਦੁਆਂ ਨੂੰ ਖੰਡਣ ਵਾਲੇ, ਸਾਂਤ ਰੂਪ ਵਾਲੇ, ਮਨ ਨੂੰ ਹਰਨ ਵਾਲੇ, ਕਾਮ ਸਰੂਪ, ਪ੍ਰਿਥਵੀ ਨੂੰ ਸਿੰਗਾਰਨ ਵਾਲੇ, ਅਮਿਤ ਤੇਜ ਵਾਲੇ, ਵਿਕਰਾਂ ਤੋਂ ਰਹਿਤ, ਨਸ਼ਟ ਨ ਹੋਣ ਵਾਲੇ, ਨ ਭੰਨੇ ਜਾ ਸਕਣ ਵਾਲੇ, ਆਸੀਮ ਥਲ ਵਾਲੇ, ਨ ਟੁੱਟਣ ਵਾਲੇ, ਨਿਡਰ, ਨਿਰਵੈਰ, ਅਰੋਗ, ਜਲ-ਥਲ ਦੇ ਰਜੇ, ਸ੍ਰੇਸ਼ਠ ਸਰੂਪ ਵਾਲੇ, ਛੋਹ ਤੋਂ ਰਹਿਤ, ਹੋਂਦ-ਰਹਿਤ, ਨਸ਼ਟ ਨ ਹੋਣ ਵਾਲੇ, ਨ ਛੁਪਣ ਵਾਲੇ, ਨ ਛਲੇ ਜਾ ਸਕਣ ਵਾਲੇ, ਅਦੈਤ ਸਰੂਪ ਵਾਲੇ, ਅਦੁੱਤੀ, ਅਮਰ, ਦੇਵਤਿਆਂ, ਦੈਤਾਂ ਅਤੇ ਮਨੁਖਾਂ ਦੁਆਰਾ (ਤੁਸੀਂ) ਪੂਜਿਤ ਹੈ। ੩੬।

(੨੨) ਸਭ ਨੂੰ ਕਲੰਕ ਤੋਂ ਰਹਿਤ ਕਰਨ ਵਾਲੇ! (ਤੁਸੀਂ) ਕ੍ਰਿਪਾ ਦੇ ਸਮੁੰਦਰ ਅਤੇ ਕਰੁਣਾ ਦੀ ਖਾਣ ਹੋ; ਕਰਨ ਅਤੇ ਕਾਰਨ ਵਿਚ ਸਮਰਥ, ਕ੍ਰਿਪਾ ਦੀ ਮੂਰਤ ਅਤੇ ਸਿਰਜੀ ਹੋਈ (ਸਿੁਸ਼ਟੀ) ਦਾ ਆਧਾਰ ਅਤੇ ਕਾਲ ਦੇ ਕਰਮਾਂ ਨੂੰ ਖੜਮ ਕਰਨ ਵਾਲੇ ਹੋ; ਜਿਸ ਦੀ ਕ੍ਰਿਆ ਨੂੰ ਬੁਝਿਆ ਨਹੀਂ ਜਾ ਸਕਦਾ ਕੀ ਕਹਿੰਦਾ ਹੈ, ਕੀ ਕਰਦਾ ਹੈ ਅਤੇ ਕਿੰਨਾ ਗੱਲਾਂ ਕਰਕੇ (ਉਸ ਦੀ) ਸੋਝੀ ਹੁੰਦੀ ਹੈ; ਕਮਲ-ਵਰਗੀਆਂ ਅੱਖਾਂ ਵਾਲੇ, ਸੰਖ (ਕੰਬੂ) ਵਰਗੀ ਗਰਦਨ ਵਾਲੇ, ਸੇਰ ਵਰਗੇ ਲਕ ਵਾਲੇ, ਹਾਥੀ ਵਰਗੀ ਚਾਲ ਵਾਲੇ, ਕੇਲੇ (ਵਰਗੀਆਂ ਟੰਗਾਂ ਵਾਲੇ), ਹਰਨ (ਵਰਗੀ ਚੁਸਤੀ ਵਾਲੇ), ਕਢੂਰ (ਵਰਗੀ ਸੁਗੰਧ ਵਾਲੇ), (ਅਜਿਹੀ) ਚਾਲ-ਢਾਲ ਵਾਲਾ ਭਲਾ ਅਕਾਲ ਤੋਂ ਬਿਨਾ ਹੋਰ ਢੂਜਾ ਕੌਣ ਹੋ ਸਕਦਾ ਹੈ? ੩੭।

(੨੩) ਨ ਜਾਣੇ ਜਾਣ ਵਾਲੇ ਰੂਪ ਵਾਲਾ, ਲੇਖੇ ਵਿਚ ਨ ਆਉਣ ਵਾਲਾ, ਸਦਾ ਇਕ-ਰਸ ਰਹਿਣ ਵਾਲਾ ('ਅਬੈ'), ਤੱਤ੍ਵਾਂ ਤੋਂ ਰਹਿਤ, ਭੰਜਨ-ਰਹਿਤ, ਆਦਿ ਪੁਰਖ, ਵਿਕਰਾਂ ਤੋਂ ਮੁਕਤ, ਨ ਜਿਤੇ ਜਾ ਸਕਣ ਵਾਲਾ, ਥਾਹ ਨ ਪਾਏ ਜਾ ਸਕਣ ਵਾਲਾ, ਨਸ਼ਟ ਨ ਹੋਣ ਵਾਲਾ, ਵਿਕਰ ਤੋਂ ਰਹਿਤ, ਅਰੋਗ ਸਰੂਪ ਵਾਲਾ, ਦੈਤ ਭਾਵ ਤੋਂ ਰਹਿਤ, ਮਾਇਆ ਦੇ ਪ੍ਰਭਾਵ ਤੋਂ ਪਰੇ, ਨ ਭੰਨੇ ਜਾ ਸਕਣ ਵਾਲਿਆਂ ਨੂੰ ਭੰਨ੍ਹ ਵਾਲਾ, ਭੇਦ ਤੋਂ ਰਹਿਤ, ਪੰਜ ਭੂਤਾਂ ਤੋਂ ਬਿਨਾ, ਨ ਟੁੱਟਣ ਵਾਲਾ, ਬਾਦਸ਼ਾਹਾਂ ਦਾ ਬਾਦਸ਼ਾਹ, ਸੁੰਦਰ ਸਰੂਪ ਅਤੇ ਚੰਗੀ ਮਤ ਵਾਲਾ, ਮਹਾਨ ਸਰੂਪ ਵਾਲਾ ਅਤੇ ਸ੍ਰੇਸ਼ਠ ਭਾਗਾਂ ਵਾਲਾ ਹੈ। ਜਿਵੇਂ ਤੱਖਤ ਉਤੇ ਬੈਠੇ ਸੂਰਜ ਦਾ ਤੇਜ ਤਪਦਾ ਹੈ ਤਿਵੇਂ ਕਰੋੜਾਂ ਸੂਰਜਾਂ ਜਿੰਨਾ ਉਸ ਦਾ ਪ੍ਰਤਾਪ ਹੈ। ੩੮।

## ਛਪੈ ਛੰਦ / ਤੁਲਸੀ ਕ੍ਰਿਪਾ ਨਾਲ

ਚਕੜ ਚਾਰ ਚਕੜ ਵੈ ਚਕੜ ਚਉਕੰਟ ਚਵਗਨ।  
ਕੋਟ ਸੂਰ ਸਮ ਤੇਜ ਤੇਜ ਨਹੀਂ ਦੂਨ ਚਵਗਨ।  
ਕੋਟ ਚੰਦ ਚਕ ਪਰੈ ਤੁਲ ਨਹੀਂ ਤੇਜ ਬਿਚਾਰਤ।  
ਬਿਆਸ ਪਰਾਸਰੀ ਬ੍ਰਹਮ ਭੇਦ ਨਹਿ ਬੇਦ ਉਚਾਰਤ।  
ਸਾਹਾਨ ਸਾਹ ਸਾਹਿਬ ਸੁਘਰਿ ਅਤਿ ਪ੍ਰਤਾਪ ਸੁੰਦਰ ਸਬਲ।  
ਰਾਜਾਨ ਰਾਜ ਸਾਹਿਬ ਸਬਲ ਅਮਿਤ ਤੇਜ ਅਛੈ ਅਛਲ। ੮। ੩੯।

## ਕਬਿਤੁ / ਤੁਲਸੀ ਕ੍ਰਿਪਾ ਨਾਲ

ਗਹਿਓ ਜੋਨ ਜਾਇ ਸੋ ਅਗਾਹ ਕੈ ਕੈ ਗਾਈਅਤੁ  
ਛੇਇਓ ਜੋ ਨ ਜਾਇ ਸੋ ਅਛੇਦ ਕੈ ਕੈ ਪਛਾਨੀਐ।  
ਗੰਜਿਓ ਜੋ ਨ ਜਾਇ ਸੋ ਅਗੰਜ ਕੈ ਕੈ ਜਾਨੀਅਤੁ  
ਭੰਜਿਓ ਜੋ ਨ ਜਾਇ ਸੋ ਅਭੰਜ ਕੈ ਕੈ ਮਾਨੀਐ।  
ਸਾਧਿਓ ਜੋ ਨ ਜਾਇ ਸੋ ਅਸਾਧ ਕੈ ਕੈ ਸਾਧ ਕਰ  
ਛਲਿਓ ਜੋ ਨ ਜਾਇ ਸੋ ਅਛਲ ਕੈ ਕੈ ਪ੍ਰਮਾਨੀਐ।  
ਮੰਤ੍ਰ ਮੈਨ ਆਵੈ ਸੋ ਅਮੰਤ੍ਰ ਕੈ ਕੈ ਮਾਨੁ ਮਨ  
ਜੰਤ੍ਰ ਮੈਨ ਆਵੈ ਸੋ ਅਜੰਤ੍ਰ ਕੈ ਕੈ ਜਾਨੀਐ। ੧। ੪੦।

ਜਾਤ ਮੈਨ ਆਵੈ ਸੋ ਅਜਾਤ ਕੈ ਕੈ ਜਾਨ ਜੀਅ  
ਪਾਤ ਮੈਨ ਆਵੈ ਸੋ ਅਪਾਤ ਕੈ ਕੈ ਬੁਲਈਐ।  
ਭੇਦ ਮੈਨ ਆਵੈ ਸੋ ਅਭੇਦ ਕੈ ਕੈ ਭਾਖੀਅਤੁ  
ਛੇਦਯੋ ਜੋ ਨ ਜਾਇ ਸੋ ਅਛੇਦ ਕੈ ਕੈ ਸੁਨਾਈਐ।  
ਖੰਡਿਓ ਜੋ ਨ ਜਾਇ ਸੋ ਅਖੰਡ ਜੂ ਕੋ ਖਿਆਲ ਕੀਜੈ  
ਖਿਆਲ ਮੈਨ ਆਵੈ ਗਮੁ ਤਾਕੇ ਸਦਾ ਖਾਈਐ।  
ਜੰਤ੍ਰ ਮੈਨ ਆਵੈ ਅਜੰਤ੍ਰ ਕੈ ਕੈ ਜਾਪੀਅਤੁ  
ਧਿਆਨ ਮੈਨ ਆਵੈ ਤਾਕੇ ਧਿਆਨੁ ਕੀਜੈ ਧਿਆਈਐ। ੨। ੪੧।

ਛੜ੍ਹਾਰੀ ਛੜ੍ਹੀਪਤਿ ਛੈਲ ਰੂਪ ਛਿਤਨਾਥ  
ਛੌਣੀ ਕਰ ਛਾਇਆ ਬਰ ਛੜ੍ਹੀਪਤ ਗਾਈਐ।  
ਬਿਸੂੰ ਨਾਥ ਬਿਸੂੰਬਰ ਬੇਦਨਾਥ ਬਾਲਾਕਰ  
ਬਾਜੀਗਰਿ ਬਾਨ ਧਾਰੀ ਬੰਧ ਨ ਬਤਾਈਐ।  
ਨਿਊਲੀ ਕਰਮ ਦੁਧਾਧਾਰੀ ਬਿਦਿਆਧਰ ਬ੍ਰਹਮਚਾਰੀ  
ਧਿਆਨ ਕੋ ਲਗਾਵੈ ਨੈਕ ਧਿਆਨ ਹੁੰ ਨ ਪਾਈਐ।  
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜ  
ਐਸੇ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ। ੩। ੪੨।

## ਛਪੈ ਛੰਦ / ਤੇਰੀ ਕ੍ਰਿਪਾ ਨਾਲ

ਚੌਹਾਂ ਚੱਕਾਂ ਦੇ ਸੁੰਦਰ ਚਕੜਵਰਤੀ ਰਾਜੇ (ਉਸ ਦੇ) ਰੂਪ ਤੋਂ ਹੈਰਾਨ ਹੋਏ ਫਿਰਦੇ ਹਨ। (ਜਿਸ ਦਾ) ਕਰੋੜਾਂ ਸੂਰਜਾਂ ਵਰਗਾ ਤੇਜ ਹੀ ਨਹੀਂ (ਸਗੋਂ) ਦੁਗੁਣਾ ਚੌਗੁਣਾ ਹੈ। ਕਰੋੜਾਂ ਚੰਦਮਾ ਹੈਰਾਨ ਹਨ (ਕਿਉਂਕਿ ਉਹ ਆਪਣਾ) ਤੇਜ (ਉਸ ਦੇ ਤੇਜ ਦੇ) ਬਰਾਬਰ ਨਹੀਂ ਸਮਝਦੇ। ਵਿਆਸ, ਪਰਾਸਰ, ਬ੍ਰਹਮਾ ਅਤੇ ਵੇਦ (ਵੀ ਉਸ ਦੇ) ਭੇਦ ਨੂੰ ਨਹੀਂ ਦਸ ਸਕਦੇ। (ਉਹ) ਸ਼ਾਹਾਂ ਦਾ ਸ਼ਾਹ, ਸੁਘੜਤਾ ਦਾ ਸੁਆਮੀ, ਵੱਡੇ ਪ੍ਰਤਾਪ ਵਾਲਾ, ਸੁੰਦਰ ਅਤੇ ਬਲਵਾਨ, ਰਾਜਿਆਂ ਦਾ ਰਾਜਾ, ਬਲਵਾਨਾਂ ਦਾ ਸੁਆਮੀ, ਆਸੀਮ ਤੇਜ ਵਾਲਾ, ਨ ਨਸ਼ਟ ਹੋਣ ਵਾਲਾ ਅਤੇ ਨ ਛਲਿਆ ਜਾ ਸਕਣ ਵਾਲਾ ਹੈ। ੩੯।

## ਕਬਿਤੁ / ਤੇਰੀ ਕ੍ਰਿਪਾ ਨਾਲ

ਜਿਸ ਨੂੰ ਪਕੜਿਆ ਨ ਜਾ ਸਕੇ, ਉਸ ਨੂੰ ‘ਅਗਾਹ’ ਕਿਹਾ ਜਾਂਦਾ ਹੈ, ਜੋ ਛੇਦਿਆ ਨ ਜਾ ਸਕੇ ਉਸ ਨੂੰ ‘ਅਛੇਦ’ ਨਾਲ ਪਛਾਣਨਾ ਚਾਹੀਦਾ ਹੈ। ਜੋ ਤੋਂਝਿਆ ਨ ਜਾ ਸਕੇ ਉਸ ਨੂੰ ‘ਅਗੰਜ’ ਵਜੋਂ ਜਾਣਿਆ ਜਾਂਦਾ ਹੈ, ਜੋ ਭੰਨਿਆ ਨ ਜਾ ਸਕੇ ਉਸ ਨੂੰ ‘ਅਭੰਜ’ ਨਾਲ ਮੰਨਣਾ ਚਾਹੀਦਾ ਹੈ। ਜੋ ਸਾਧਿਆ ਨ ਜਾ ਸਕੇ ਉਸ ਨੂੰ ‘ਅਸਾਧ’ ਕਿਹਾ ਜਾਂਦਾ ਹੈ, ਜੋ ਛਲਿਆ ਨ ਜਾ ਸਕੇ, ਉਸ ਨੂੰ ‘ਅਛਲ’ ਨਾਲ ਯਾਦ ਕਰਨਾ ਚਾਹੀਦਾ ਹੈ। ਜੋ ਮੰਤਰਾਂ ਵਿਚ ਨ ਆ ਸਕੇ, ਉਸ ਨੂੰ ‘ਅਮੰਤ੍ਰ’ ਕਰਕੇ ਮੰਨਿਆ ਜਾਂਦਾ ਹੈ, ਜੋ ਯੰਤਰ ਵਿਚ ਨ ਆ ਸਕੇ, ਉਸ ਨੂੰ ‘ਅਜੰਤ੍ਰ’ ਨਾਲ ਜਾਣਨਾ ਚਾਹੀਦਾ ਹੈ। ੪੦।

(ਜੋ ਕਿਸੇ) ਜਾਤਿ ਵਿਚ ਨਹੀਂ ਆਉਂਦਾ, ਉਸ ਨੂੰ ‘ਅਜਾਤਿ’ ਕਰ ਕੇ ਦਿਲ ਵਿਚ ਜਾਣੀਦਾ ਹੈ ਅਤੇ ਜੋ ਪਾਤਿ (ਪੰਕਤੀ) ਵਿਚ ਨਹੀਂ ਆਉਂਦਾ, ਉਸ ਨੂੰ ‘ਅਪਾਤ’ ਕਹਿ ਕੇ ਬੁਲਾਈਦਾ ਹੈ। (ਜੋ) ਭੇਦ ਵਿਚ ਨਹੀਂ ਆਉਂਦਾ, ਉਸ ਨੂੰ ‘ਅਭੇਦ’ ਕਹਿ ਕੇ ਬੁਲਾਈਦਾ ਹੈ ਅਤੇ ਜੋ ਛੇਦਿਆ ਨਹੀਂ ਜਾ ਸਕਦਾ, ਉਸ ਨੂੰ ‘ਅਛੇਦ’ ਕਹਿਣਾ ਚਾਹੀਦਾ ਹੈ। ਜੋ ਖੰਡਿਆ ਨ ਜਾਏ, ਉਸ ‘ਅਖੰਡ’ ਜੀ ਦਾ ਧਿਆਨ ਕਰਨਾ ਚਾਹੀਦਾ ਹੈ ਅਤੇ (ਜੋ) ਖ਼ਿਆਲ ਵਿਚ ਨ ਆ ਸਕੇ, ਉਸ ਦਾ ਸਦਾ ਗਮ (ਚਿੰਤਾ) ਖਾਣਾ ਚਾਹੀਦਾ ਹੈ। (ਜੋ) ਯੰਤਰ ਵਿਚ ਨ ਆ ਸਕੇ, ਉਸ ਨੂੰ ‘ਅਜੰਤ੍ਰ’ ਕਰ ਕੇ ਜਪਣਾ ਚਾਹੀਦਾ ਹੈ। ਅਤੇ (ਜੋ) ਧਿਆਨ ਵਿਚ ਨ ਆ ਸਕੇ, ਉਸ ਨੂੰ ਧਿਆਨ ਵਿਚ ਰਖ ਕੇ ਧਿਆਉਣਾ ਚਾਹੀਦਾ ਹੈ। ੪੧।

(ਉਹ ਪ੍ਰਭੂ) ਛੱਤਰਧਾਰੀ, ਛੱਤਰਪਤਿ (ਛੱਤਰੀਆਂ ਦਾ ਸੁਆਮੀ), ਛੈਲ ਰੂਪ (ਸੁੰਦਰ ਰੂਪ) ਵਾਲਾ ਅਤੇ ਪ੍ਰਿਥਵੀ ਦਾ ਸੁਆਮੀ ਹੈ। (ਉਹ) ਪ੍ਰਿਥਵੀ (ਛੌਣੀ) ਦੇ ਕਰਨ ਵਾਲਾ, ਸੁੰਦਰ ਛਾਇਆ ਵਾਲਾ ਅਤੇ ਛੱਤਰੀ-ਪਤਿ (ਰਾਜਾ) ਕਰ ਕੇ ਗਾਵਿਆ ਜਾਂਦਾ ਹੈ। ਵਿਸ਼ਵ ਦਾ ਨਾਥ, ਵਿਸ਼ਵ ਨੂੰ ਭਰਨ ਵਾਲਾ, ਵੇਦਾਂ ਦਾ ਨਾਥ ਅਤੇ ਉਚੇ ਸਰੂਪ ਵਾਲਾ ਹੈ। (ਉਹ) ਬਾਜੀਗਰ ਵਾਂਗ ਅਨੇਕ ਰੂਪ (ਬਾਨ) ਧਾਰਨ ਵਾਲਾ, (ਕਿਸੇ) ਬੰਧਨ ਵਿਚ ਨ ਪੈਣ ਵਾਲਾ ਦਸਣਾ ਚਾਹੀਦਾ ਹੈ। ਨਿਊਲੀ ਕਰਮ ਕਰਨ ਵਾਲੇ, ਦੁੱਧ ਦੇ ਆਸਰੇ ਜੀਣ ਵਾਲੇ, ਵਿਦਿਆ ਨੂੰ ਧਾਰਨ ਕਰਨ ਵਾਲੇ ਅਤੇ ਬ੍ਰਹਮਚਾਰੀ (ਉਸੇ ਵਿਚ) ਧਿਆਨ ਲਗਾਉਂਦੇ ਹਨ, ਪਰ ਜ਼ਰਾ ਜਿੰਨਾ ਵੀ ਧਿਆਨ ਨੂੰ ਪ੍ਰਾਪਤ ਨਹੀਂ ਕਰ ਸਕਦੇ। (ਉਹ) ਰਾਜਿਆਂ ਦਾ ਰਾਜਾ, ਮਹਾਰਾਜਿਆਂ ਦਾ ਮਹਾਰਾਜਾ ਹੈ, ਅਜਿਹੇ ਰਜੇ ਨੂੰ ਛੱਡ ਕੇ ਹੋਰ ਦੂਜੇ ਕਿਸ ਨੂੰ ਧਿਆਇਆ ਜਾਏ। ੪੨।

ਜੁਧ ਕੇ ਜਿਤਈਆ ਰੰਗ ਭੂਮ ਕੇ ਭਵਈਆ  
 ਭਾਰਭੂਮ ਕੇ ਮਿਟਈਆ ਨਾਥ ਤੀਨ ਲੋਕ ਗਾਈਐ।  
 ਕਾਹੁ ਕੇ ਤਨਈਆ ਹੈ ਨ ਮਈਆ ਜਾਕੈ ਭਈਆ ਕੋਊ  
 ਛਉਨੀ ਹੂ ਕੇ ਛਈਆ ਛੋਡ ਕਾ ਸਿਉ ਪ੍ਰੀਤ ਲਾਈਐ।  
 ਸਾਧਨਾ ਸਪਈਆ ਧੂਲੁ ਧਾਨੀ ਕੇ ਧੁਜਈਆ  
 ਧੋਮਧਾਰ ਕੇ ਧਰਈਆ ਧਿਆਨ ਤਕੋ ਸਦਾ ਲਾਈਐ।  
 ਆਉ ਕੇ ਬਦਈਆ ਏਕ ਨਾਮ ਕੇ ਜਪਈਆ  
 ਅਉਰ ਕਾਮ ਕੇ ਕਰਈਆ ਛੋਡ ਅਉਰ ਕਉਨ ਧਿਆਈਐ। ੪।੪੩।

ਕਾਮ ਕੋ ਕੁਨਿੰਦਾ ਖੈਰ ਖੂਬੀ ਕੋ ਦਿਹੰਦਾ  
 ਗਜ ਗਾਜੀ ਕੋ ਗਜਿੰਦਾ ਸੋ ਕੁਨਿੰਦਾ ਕੈ ਬਤਾਈਐ।  
 ਚਾਮੜੀ ਕੇ ਚਲਿੰਦਾ ਘਾਉ ਘਾਮ ਤੇ ਬਾਚਿੰਦਾ  
 ਛੜ੍ਹ ਛੈਨੀ ਕੇ ਛਲਿੰਦਾ ਸੋ ਦਿਹੰਦਾ ਕੈ ਮਨਾਈਐ।  
 ਜਰ ਕੇ ਦਿਹੰਦਾ ਜਾਨ ਮਾਨ ਕੋ ਜਨਿੰਦਾ  
 ਜੋਤ ਜੇਬ ਕੋ ਗਜਿੰਦਾ ਜਾਨ ਮਾਨ ਜਾਨ ਗਾਈਐ।  
 ਦੋਖ ਕੇ ਦਲਿੰਦਾ ਦੀਨ ਦਾਨਸ ਦਿਹੰਦਾ  
 ਦੋਖ ਦੁਰਜਨ ਦਲਿੰਦਾ ਧਿਆਇ ਦੂਜੇ ਕਉਨ ਧਿਆਈਐ। ੫।੪੪।

ਸਾਲਿਸ ਸਹਿੰਦਾ<sup>੧</sup> ਸਿਧਤਾਈ ਕੋ ਸਹਿੰਦਾ  
 ਅੰਗ ਅੰਗ ਮੈ ਅਵਿੰਦਾ ਏਕੁ ਏਕੋ ਨਾਥ ਜਾਨੀਐ।  
 ਕਾਲਖ ਕਠਿੰਦਾ ਖੁਰਸਾਨ ਕੋ ਖੁਨਿੰਦਾ  
 ਗ੍ਰਾਬ ਗਾਫਲ ਗਿਲਿੰਦਾ ਗੋਲ ਗੰਜਖ ਬਖਾਨੀਐ।  
 ਗਾਲਬ ਗਰੰਦਾ ਜੀਤ ਤੇਜ ਕੇ ਦਿਹੰਦਾ  
 ਚਿੜ੍ਹ ਚਾਪ ਕੇ ਚਲਿੰਦਾ ਛੋਡ ਅਉਰ ਕਉਨ ਆਨੀਐ।  
 ਸਤਤਾ ਦਿਹੰਦਾ ਸਤਤਾਈ ਕੋ ਸੁਖਿੰਦਾ  
 ਕਰਮ ਕਾਮ ਕੋ ਕੁਨਿੰਦਾ ਛੋਡ ਦੂਜਾ ਕਉਨ ਮਾਨੀਐ। ੬।੪੫।

ਜੋਤ ਕੋ ਜਗਿੰਦਾ ਜੰਗੇ ਜਾਫਰੀ ਦਿਹੰਦਾ  
 ਮਿੜ੍ਹ ਮਾਰੀ ਕੇ ਮਲਿੰਦਾ ਪੈ ਕੁਨਿੰਦਾ ਕੈ ਬਖਾਨੀਐ।  
 ਪਾਲਕ ਪੁਨਿੰਦਾ ਪਰਮ ਪਾਰਸੀ ਪ੍ਰਗਿੰਦਾ  
 ਰੰਗ ਰਾਗ ਕੇ ਸੁਨਿੰਦਾ ਪੈ ਅਨੰਦਾ ਤੇਜ ਮਾਨੀਐ।  
 ਜਾਪ ਕੇ ਜਪਿੰਦਾ ਖੈਰ ਖੂਬੀ ਕੇ ਦਰਿੰਦਾ  
 ਖੂਨ ਮਾਫ ਕੋ ਕੁਨਿੰਦਾ ਹੈ ਅਭਿਜ ਰੂਪ ਠਨੀਐ।  
 ਆਰਜਾ ਦਿਹੰਦਾ ਰੰਗ ਰਾਗ ਕੋ ਬਿਵੰਦਾ  
 ਦੁਸਟ ਦ੍ਰੋਹ ਕੇ ਦਲਿੰਦਾ ਛੋਡ ਦੂਜੇ ਕੌਨ ਮਾਨੀਐ। ੭।੪੬।

(ਉਹ) ਯੁੱਧ ਨੂੰ ਜਿਤਣ ਵਾਲਾ, ਰੰਗ-ਭੂਮੀ ਵਿਚ ਫਿਰਨ ਵਾਲਾ, ਧਰਤੀ ਦੇ ਭਾਰ ਨੂੰ ਮਿਟਾਉਣ ਵਾਲਾ ਅਤੇ ਤਿੰਨਾਂ ਲੋਕਾਂ ਦਾ ਸੁਆਮੀ ਕਿਹ ਜਾਂਦਾ ਹੈ। ਜੋ ਕਿਸੇ ਦਾ ਪੁੱਤਰ (ਤਨਈਆ) ਨਹੀਂ ਹੈ, ਜਿਸ ਦੀ ਨ ਕੋਈ ਮਾਤਾ ਤੇ ਨ ਹੀ ਭਰਤਾ ਹੈ, ਧਰਤੀ ਨੂੰ ਧਾਰਨ ਕਰਨ ਵਾਲੇ (ਛੋਨੀ) ਦੀ ਛਾਇਆ ਨੂੰ ਛੱਡ ਕੇ (ਹੋਰ) ਕਿਸ ਨਾਲ ਪ੍ਰੀਤ ਲਗਾਈ ਜਾਏ ਸਾਧਨਾ ਨੂੰ ਸਾਧਣ ਵਾਲੇ, ਧਰਤੀ ('ਪੂਲਧਾਨੀ') ਨੂੰ ਆਧਾਰ ('ਧੁਜਈਆ') ਪ੍ਰਦਾਨ ਕਰਨ ਵਾਲੇ, ਆਕਾਸ਼ ('ਧੋਮ-ਧਾਰ') ਨੂੰ ਟਿਕਾਉਣ ਵਾਲੇ ('ਧਰੱਯਾ') ਦਾ ਧਿਆਨ ਸਦਾ ਲਗਾਇਆ ਜਾਏ। ਉਮਰ ਦੇ ਵਧਾਉਣ ਵਾਲੇ, ਇਕ ਨਾਮ ਨੂੰ ਜਪਾਉਣ ਵਾਲੇ, (ਸਾਰੇ) ਕੰਮਾਂ ਨੂੰ ਕਰਾਉਣ ਵਾਲੇ ਨੂੰ ਛੱਡ ਕੇ ਹੋਰ ਕਿਸ ਨੂੰ ਧਿਆਇਆ ਜਾਏ?।੪੩।

(ਸਾਰੇ) ਕੰਮਾਂ ਨੂੰ ਕਰਨ ਵਾਲੇ ('ਕੁਨਿੰਦਾ'), ਸੁਖ ਅਤੇ ਖੂਬੀਆਂ ਦੇਣ ਵਾਲੇ, ਹਾਥੀਆਂ ਤੇ ਗਾਜੀਆਂ ਨੂੰ ਗਜਾਣ ਵਾਲੇ, ਉਸ (ਪ੍ਰਭੂ) ਨੂੰ ਕਰਤਾ ਕਰਕੇ ਦਸਿਆ ਜਾਏ। ਧਨਸ ਦੇ ਚਲਾਉਣ ਵਾਲੇ, ਘਾਉ ਅਤੇ ਧੂਪ ਤੋਂ ਬਚਾਉਣ ਵਾਲੇ, ਪ੍ਰਿਥਵੀ ਦੇ ਛਤਰਪਰਾਈਆਂ ਨੂੰ ਛਲਣ ਵਾਲੇ ਉਸ ਨੂੰ ਦਾਤਾ ਕਰਕੇ ਮੰਨਿਆ ਜਾਏ। ਦੌਲਤ (ਜਰ) ਨੂੰ ਦੇਣ ਵਾਲੇ, ਜਾਨ ਅਤੇ ਮਾਣ ਨੂੰ ਜਾਣ ਵਾਲੇ, ਜੋਤਿ ਅਤੇ ਸੋਭਾ (ਜੇਬ) ਨੂੰ ਜਗਾਉਣ ਵਾਲੇ, ਗਿਆਨ ਦੀ ਸਿੰਦ ਕਰ ਕੇ ਜਾਣੇ ਜਾਣ ਵਾਲੇ ਦਾ ਗੁਣਗਾਨ ਕੀਤਾ ਜਾਏ। ਦੋਖਾਂ ਨੂੰ ਦਲਣ ਵਾਲੇ, ਧਰਮ ਅਤੇ ਅਕਲ ('ਦਾਨਸ') ਪ੍ਰਦਾਨ ਕਰਨ ਵਾਲੇ, ਦੁਖਾਂ ਅਤੇ ਵੈਰੀਆਂ ਨੂੰ ਦਲਣ ਵਾਲੇ ਨੂੰ ਧਿਆ ਕੇ (ਫਿਰ) ਹੋਰ ਕਿਸ ਨੂੰ ਧਿਆਇਆ ਜਾਏ?।੪੪।

ਸਾਲਸ ਬਣ ਕੇ ਸਹੀ ਨਿਰਣਾ ਕਰਨ ਵਾਲੇ, ਸਿੱਧਤਾ ਨੂੰ ਸਾਧਣ ਵਾਲੇ, ਅੰਗ ਅੰਗ ਵਿਚ ਵਿਚਰਨ ਵਾਲੇ ਨੂੰ (ਸਭ ਦਾ) ਇਕੋ ਇਕ ਸੁਆਮੀ ਜਾਣਨਾ ਚਾਹੀਦਾ ਹੈ। ਕਾਲਖ ਨੂੰ ਕਟਣ ਵਾਲੇ, ਖੁਰਸਾਨ ਨੂੰ ਨਸ਼ਟ ਕਰਨ ਵਾਲੇ (ਖੁਨਿੰਦਾ), ਹੰਕਾਰੀਆਂ ਅਤੇ ਗਾਫਲਾਂ ਨੂੰ ਗਾਲਣ ਵਾਲੇ ('ਗਿਲਿੰਦਾ') ਅਤੇ (ਵੈਰੀਆਂ ਦੇ) ਸਮੂਹ ('ਗੋਲ') ਦਾ ਤਿਰਸਕਾਰ ਕਰਨ ਵਾਲੇ ('ਗੰਜਖ') ਵਜੋਂ ਬਖਾਨਣਾ ਚਾਹੀਦਾ ਹੈ। ਜੇਤੂਆਂ ('ਗਾਲਬ') ਨੂੰ ਡਿਗਾਉਣ ਵਾਲੇ, ਜਿਤ ਦੇ ਪ੍ਰਤਾਪ ਨੂੰ ਦੇਣ ਵਾਲੇ, ਵਿਚਿੜ੍ਹ ਦਨੁਸ ਨੂੰ ਚਲਾਉਣ ਵਾਲੇ ਨੂੰ ਛੱਡ ਕੇ ਹੋਰ ਕਿਸ ਨੂੰ (ਸਿਮਰਨ ਵਿਚ) ਲਿਆਇਆ ਜਾਏ। (ਜੀਵਨ) ਸੱਤਾ ਦੇਣ ਵਾਲੇ, (ਉਸ) ਸੱਤਾ ਨੂੰ ਸੁਖ ਦੇਣ ਵਾਲੇ, ਮਿਹਰ ('ਕਰਮ') ਕਰਨ ਵਾਲੇ ਅਤੇ ਕਾਮਨਾਵਾਂ ਨੂੰ ਪੂਰਾ ਕਰਨ ਵਾਲੇ ਨੂੰ ਛੱਡ ਕੇ ਹੋਰ ਕਿਸ ਨੂੰ ਮੰਨਿਆ ਜਾਏ।੪੫।

(ਉਸ) ਜੋਤਿ ਨੂੰ ਜਗਾਉਣ ਵਾਲੇ, ਜੰਗ ਵਿਚ ਜਿਤ ('ਜਾਫਰੀ') ਦੇਣ ਵਾਲੇ, ਮਿਤਰ-ਘਾਤੀਆਂ ਨੂੰ ਨਸ਼ਟ ਕਰਨ ਵਾਲੇ ਨੂੰ (ਸਭ ਦੇ) ਕਰਤਾ ਵਜੋਂ ਬਖਾਨਣਾ ਚਾਹੀਦਾ ਹੈ। (ਉਸ) ਪਾਲਨਾ ਕਰਨ ਵਾਲੇ, ਪਨਾਹ ਦੇਣ ਵਾਲੇ ('ਪੁਨਿੰਦਾ'), ਸ੍ਰੇਸ਼ਠ ਪਾਰਦਰਸ਼ੀ, (ਸਭ ਕੁਝ) ਜਾਣਨ ਵਾਲੇ ('ਪ੍ਰਗਿੰਦਾ'), ਰਾਗ ਰੰਗ ਨੂੰ ਸੁਣਨ ਵਾਲੇ ਅਤੇ ਆਨੰਦ ਦੇਣ ਵਾਲੇ ਨੂੰ ਤੇਜ ਰੂਪ ਮੰਨਣਾ ਚਾਹੀਦਾ ਹੈ। (ਉਸ) ਜਾਪ ਨੂੰ ਜਪਾਉਣ ਵਾਲੇ, ਸੁਖ ਅਤੇ ਖੂਬੀਆਂ ਦੇਣ ਵਾਲੇ, ਖੂਨ ਦੇ (ਦੋਸ਼ ਨੂੰ) ਮਾਫ ਕਰਾਉਣ ਵਾਲੇ ਨੂੰ ਨਿਰਲਿਪਤ ('ਅਭਿਜ') ਰੂਪ ਕਰ ਕੇ ਗ੍ਰਹਿਣ ਕਰਨਾ ਚਾਹੀਦਾ ਹੈ। ਉਮਰ ਨੂੰ ਦੇਣ ਵਾਲੇ, ਰਾਗ-ਰੰਗ ਨੂੰ ਵਧਾਉਣ ਵਾਲੇ, ਦੁਸ਼ਟਾਂ ਅਤੇ ਦੋਹੀਆਂ ਨੂੰ ਦਲਣ ਵਾਲੇ ਨੂੰ ਛੱਡ ਕੇ ਹੋਰ ਦੂਜੇ ਕਿਸ ਨੂੰ ਆਰਪਣਾ ਚਾਹੀਦਾ ਹੈ?।੪੬।

ਆਤਮਾ ਪ੍ਰਾਣ ਜਾਹ ਸਿਧਤਾ ਸਰੂਪ ਤਾਹ  
ਬੁਧਤਾ ਬਿਭੂਤ ਜਾਹ ਸਿਧਤਾ ਸੁਭਾਉ ਹੈ।  
ਰਾਗ ਭੀ ਨ ਰੰਗ ਤਾਹਿ ਰੂਪ ਭੀ ਨ ਰੇਖ ਜਾਹਿ  
ਅੰਗ ਭੀ ਸੁਰੰਗ ਤਾਹ ਰੰਗ ਕੇ ਸੁਭਾਉ ਹੈ।  
ਚਿਤ੍ਰ ਸੋ ਬਚਿਤ੍ਰ ਹੈ ਪਰਮਤਾ ਪਵਿਤ੍ਰ ਹੈ  
ਸੁ ਮਿਤ੍ਰ ਹੁੰ ਕੇ ਮਿਤ੍ਰ ਹੈ ਬਿਭੂਤ ਕੋ ਉਪਾਉ ਹੈ।  
ਦੇਵਨ ਕੇ ਦੇਵ ਹੈ ਕਿ ਸਾਹਨ ਕੇ ਸਾਹ ਹੈ  
ਕਿ ਰਾਜਨ ਕੋ ਰਾਜੁ ਹੈ ਕਿ ਰਾਵਨ ਕੋ ਰਾਉ ਹੈ। ੮੨।

ਬਹਿਰ ਤਵੀਲ ਛੰਦਾ ਪਸਚਮੀ ਤੁਪ੍ਰਸਾਦਿ

ਕਿ ਅਗੰਜਸਾ ਕਿ ਅੰਭੰਜਸਾ ਕਿ ਅਰੂਪਸਾ ਕਿ ਅਰੰਜਸਾ ੧। ੪੮।  
ਕਿ ਅਛੇਦਸਾ ਕਿ ਅਭੇਦਸਾ ਕਿ ਅਨਾਮਸਾ ਕਿ ਅਕਾਮਸਾ ੨। ੪੯।

ਕਿ ਅਭੇਖਸਾ ਕਿ ਅਲੇਖਸਾ ਕਿ ਅਨਾਦਸਾ ਕਿ ਅਗਾਧਸਾ ੩। ੫੦।  
ਕਿ ਅਰੂਪਸਾ ਕਿ ਅਭੂਤਸਾ ਕਿ ਅਦਾਗਸਾ ਕਿ ਅਰਾਗਸਾ ੪। ੫੧।

ਕਿ ਅਭੇਦਸਾ ਕਿ ਅਛੇਦਸਾ ਕਿ ਅਛਾਦਸਾ ਕਿ ਅਗਾਧਸਾ ੫। ੫੨।  
ਕਿ ਅਗੰਜਸਾ ਕਿ ਅਭੰਜਸਾ ਕਿ ਅਛੇਦਸਾ ੬। ੫੩।

ਕਿ ਅਸੇਅਸਾ ਕਿ ਅਧੇਅਸਾ ਕਿ ਅਗੰਜਸਾ ੭। ੫੪।  
ਕਿ ਉਕਾਰਸਾ ਕਿ ਨਿਕਾਰਸਾ ਕਿ ਅਖੰਜਸਾ ੮। ੫੫।

ਕਿ ਅਘਾਤਸਾ ਕਿ ਅਕਿਆਤਸਾ ਕਿ ਅਚਲਸਾ ਕਿ ਅਛਲਸਾ ੯। ੫੬।  
ਕਿ ਅਜਾਤਸਾ ਕਿ ਅਝਾਤਸਾ ਕਿ ਅਛਲਸਾ ਕਿ ਅਟਲਸਾ ੧੦। ੫੭।  
ਅਟਾਟਸਚ। ਅਡਾਟਸਚ। ਅਡੰਗਸਚ। ਅਲੰਗਸਚ। ੧੧। ੫੮।  
ਅਤਾਨਸਚ। ਅਬਾਨਸਚ। ਅਦੰਗਸਚ। ਅਨੰਗਸਚ। ੧੨। ੫੯।

ਅਪਾਰਸਚ। ਅਠਾਰਸਚ। ਅਬੇਅਸਤੁ। ਅਭੇਅਸਤ। ੧੩। ੬੦।  
ਅਮਾਨਸਚ। ਅਹਾਨਸਚ। ਅਤੰਗਸਚ। ਅਤ੍ਰੰਗਸਚ। ੧੪। ੬੧।

ਅਰਾਮਸਚ। ਅਲਾਮਸਚ। ਅਜੋਧਸਚ। ਅਵੈਜਸਚ। ੧੫। ੬੨।  
ਅਸੇਅਸਤੁ। ਅਭੇਅਸਤੁ। ਆਅੰਗਸਤੁ। ਇਅੰਗਸਤੁ। ੧੬। ੬੩।

ਊਕਾਰਸਤੁ। ਅਕਾਰਸਤੁ। ਅਖੰਡਸਤੁ। ਅਡੰਗਸਤੁ। ੧੭। ੬੪।  
ਕਿ ਅਤਾਧਿ। ਕਿ ਅਥਾਪਹਿ। ਕਿ ਅੰਦਗਹਿ। ਕਿ ਅਨੰਗਹਿ। ੧੮। ੬੫।  
ਕਿ ਅਤਾਧਿ। ਕਿ ਅਥਾਪਹਿ। ਕਿ ਅਨੀਲਹਿ। ਕਿ ਸੁਨੀਲਹਿ। ੧੯। ੬੬।

ਜਿਸ ਦਾ ਆਪਣਾ ਆਪ (ਆਤਮ-ਰੂਪ) ਪ੍ਰਾਣ ਹੈ, ਜਿਸ ਦਾ ਸਰੂਪ ਕਲਿਆਣਕਾਰੀ (ਸਿੱਧਤਾ) ਹੈ, ਬੁਧੀ ਜਿਸ ਦੀ ਦੌਲਤ ('ਬਿਭੂਤ') ਹੈ, ਮੁਕਤੀ ਪ੍ਰਾਨ ਕਰਨਾ (ਜਿਸ ਦਾ) ਸੁਭਾ ਹੈ। ਜਿਸ ਦਾ (ਕਿਸੇ ਨਾਲ ਨ) ਪ੍ਰੇਮ ਹੈ ਅਤੇ (ਜਿਸ ਦਾ) ਨ ਰੰਗ ਹੈ, ਨ ਰੂਪ ਹੈ ਅਤੇ ਨ ਰੇਖਾ ਹੈ, (ਫਿਰ) ਵੀ ਉਸ ਦਾ ਸ਼ਰੀਰ (ਅੰਗ) ਸੁੰਦਰ ਹੈ, (ਉਸ ਦਾ) ਸੁਭਾ ਆਨੰਦਮਈ ਹੈ। ਉਸ ਦਾ ਚਿੱਤਰ (ਸਰੂਪ) ਬਹੁਤ ਵਿਚਿਤ੍ਰ ਹੈ, ਬਹੁਤ ਹੀ ਪਵਿੱਤਰ ਹੈ, (ਉਹ) ਮਿਤਰਾਂ ਦਾ ਮਿਤਰ ਹੈ ਅਤੇ ਧਨ-ਦੌਲਤ ('ਬਿਭੂਤ') ਦਾ ਸਾਧਨ ('ਉਪਾ') ਹੈ। ਦੇਵਤਿਆਂ ਦਾ ਦੇਵਤਾ ਹੈ, ਸ਼ਾਹਾਂ ਦਾ ਸ਼ਾਹ ਹੈ, ਰਾਜਿਆਂ ਦਾ ਰਾਜਾ ਹੈ ਅਤੇ ਰਾਉਆਂ (ਰਾਜਿਆਂ) ਦਾ ਰਾਉ ਹੈ। ੮੨।

ਬਹਿਰ ਤਵੀਲ ਛੰਦਾ ਪਸਚਮੀ (ਪਸਤੇ ਭਾਸਾ ਪ੍ਰਾਣ)। ਤੇਰੀ ਕਿ੍ਰਿਪਾ ਨਾਲ

(ਉਹ ਪਰਮਾਤਮਾ) ਨਾਸ ਤੋਂ ਰਹਿਤ ਹੈ, ਟੁੱਟਦਾ ਨਹੀਂ ਹੈ, ਰੂਪ-ਰਹਿਤ ਹੈ, ਰੰਜ ਤੋਂ ਮੁਕਤ ਹੈ। ੮੩। ਛੇਦ ਤੋਂ ਬਿਨਾ ਹੈ, ਭੇਦ ਤੋਂ ਰਹਿਤ ਹੈ, ਨਾਮ ਤੋਂ ਬਿਨਾ ਹੈ, ਕਾਮਨਾਵਾਂ ਤੋਂ ਮੁਕਤ ਹੈ। ੮੪।

ਭੇਖ ਤੋਂ ਰਹਿਤ ਹੈ, ਲੇਖ ਤੋਂ ਬਾਹਰ ਹੈ, ਆਦਿ ਤੋਂ ਬਿਨਾ ਹੈ, ਅਗਾਧ ਰੂਪ ਵਾਲਾ ਹੈ। ੮੫। ਰੂਪ ਤੋਂ ਬਿਨਾ ਹੈ, ਭੂਤਾਂ (ਤੱਤਾਂ) ਤੋਂ ਪਰੇ ਹੈ, ਦਾਗ ਤੋਂ ਰਹਿਤ ਹੈ, ਮੋਹ-ਪ੍ਰੇਮ ਤੋਂ ਬਾਹਰ ਹੈ। ੮੬।

ਭੇਦ-ਰਹਿਤ ਹੈ, ਛੇਦ-ਰਹਿਤ ਹੈ, ਲੁਕਿਆ ਹੋਇਆ ਨਹੀਂ ਹੈ ('ਅਛਾਦਸ'), ਅਗਾਧ (ਅਥਾਹ) ਰੂਪ ਵਾਲਾ ਹੈ। ੮੭। ਵਿਨਾਸ਼ ਤੋਂ ਰਹਿਤ ਹੈ, ਭੰਨੇ ਜਾਣ ਤੋਂ ਬਾਹਰ ਹੈ, ਅਭੇਦ ਰੂਪ ਹੈ, ਛੇਦਿਆ ਨਹੀਂ ਜਾ ਸਕਦਾ ਹੈ। ੮੮।

ਸੇਵਨ ਤੋਂ ਬਿਨਾ ਹੈ, ਧਿਆਨ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਇਕ-ਰਸ (ਅਥਵਾ ਇਕੋ ਇਕ) ਹੈ। ੮੯। ਆਕਾਰ-ਸਹਿਤ (ਸਗੁਣ) ਹੈ, ਨਿਰਾਕਾਰ ਰੂਪ (ਨਿਰਗੁਣ) ਹੈ, ਮਿਟਾਇਆ ਨਹੀਂ ਜਾ ਸਕਦਾ ('ਅਖੰਜਸ'), ਭੰਨਿਆ ਨਹੀਂ ਜਾ ਸਕਦਾ। ੯੦।

ਘਤ ਤੋਂ ਪਰੇ ਹੈ, ਪਾਲਣ ਵਾਲਾ ਹੈ ('ਅਕਿਆਤਸ'), ਅਚਲ ਹੈ, ਅਛਲ ਹੈ। ੯੧। ਜੋ ਜਨਮ ਨਹੀਂ ਲੈਂਦਾ, ਜੋ ਦਿਸਦਾ ਨਹੀਂ, ਜੋ ਛਲਿਆ ਨਹੀਂ ਜਾਂਦਾ, ਜੋ ਅਟੱਲ ਹੈ। ੯੨।

ਕੁਲ-ਗੋਤ ਤੋਂ ਬਿਨਾ ਹੈ, ਡਾਂਟ-ਡਪਟ ਤੋਂ ਉਚਾ ਹੈ, ਡੰਗਿਆ ਨਹੀਂ ਜਾ ਸਕਦਾ, ਅੰਗ (ਦੇਹ) ਤੋਂ ਰਹਿਤ ਹੈ। ੯੩। ਤ੍ਰਾਣ (ਬਲ) ਤੋਂ ਰਹਿਤ ਹੈ, ਸਥਾਨ ਤੋਂ ਬਿਨਾ ਹੈ, ਦੰਗੇ ਤੋਂ ਪਰੇ ਹੈ, ਨੰਗ-ਦੋਸ਼ ਤੋਂ ਬਾਹਰ ਹੈ। ੯੪।

ਅਪਾਰ ਹੈ, ਬਹੁਤ ਵੱਡਾ ('ਅਠਾਰ') ਹੈ, ਸਦਾ ਕਾਇਮ ਹੈ, ਡਰ ਤੋਂ ਰਹਿਤ ਹੈ। ੯੫। ਮਾਨ ਤੋਂ ਰਹਿਤ ਹੈ, ਹਾਨੀ ਤੋਂ ਬਿਨਾ ਹੈ, ਅੰਗਾਂ ਵਿਚ ਵਸਿਆ ਹੋਇਆ ਹੈ, ਅੰਤਹਕਰਨ ਵਿਚ ਵਸਿਆ ਹੋਇਆ ਹੈ (ਜਾਂ ਤਰੰਗਾਂ ਤੋਂ ਰਹਿਤ ਭਾਵ ਸ਼ੱਤ ਰੂਪ ਵਾਲਾ)। ੯੬।

ਸੁਖ ਦੇਣ ਵਾਲਾ ਹੈ, ਸਭ ਕੁਝ ਜਾਣ ਵਾਲਾ ਹੈ, (ਉਸ ਨਾਲ) ਯੁਧ ਨਹੀਂ ਕੀਤਾ ਜਾ ਸਕਦਾ, ਬਲ ਦੀ ਰਖਿਆ ਕਰਨ ਵਾਲਾ ਹੈ ('ਅਵੈਜਸਚ')। ੯੭। (ਉਹ ਪ੍ਰਭੂ) ਆਸਰਾ-ਰੂਪ ਹੈ, ਡਰ ਰਹਿਤ ਹੈ, ਪੁਸ਼ ਰੂਪ ਹੈ (ਆ-ਅੰਗ), ਇਸਤਰੀ ਰੂਪ ਹੈ (ਇ-ਅੰਗ)। ੯੮।

ਸਗੁਣ ਰੂਪ ਵਾਲਾ ਹੈ, ਸਾਕਾਰ ਰੂਪ ਵਾਲਾ ਹੈ, ਖੰਡੇ ਜਾਣ ਤੋਂ ਬਿਨਾ ਹੈ, ਡੰਗੇ ਜਾਣ ਤੋਂ ਮੁਕਤ ਹੈ। ੯੯। ਦੁਖਾਂ ਤੋਂ ਰਹਿਤ ਹੈ, ਸਥਾਪਨਾ ਤੋਂ ਬਿਨਾ ਹੈ, ਦੰਗੇ-ਕਲੇਸ਼ ਤੋਂ ਪਰੇ ਹੈ, ਨੰਗ-ਦੋਸ਼ ਤੋਂ ਮੁਕਤ ਹੈ। ੧੦੦। ਤਿੰਨ ਤਾਪਾਂ ਤੋਂ ਬਾਹਰ ਹੈ, ਸਥਾਪਿਤ ਨਹੀਂ ਕੀਤਾ ਜਾ ਸਕਦਾ, ਰੰਗ-ਰਹਿਤ ਹੈ, ਸੁੰਦਰ ਰੰਗ ਵਾਲਾ ਹੈ। ੧੦੧।

## ਅਰਧ ਨਰਾਜਛੰਦਾ / ਤ੍ਰਿਪੁਸਾਦ

ਸਜਸ ਤੁਯੰ। ਧਜਸ ਤੁਯੰ। ਅਲਸ ਤੁਯੰ। ਇਕਸ ਤੁਯੰ। ੧। ੬੭।  
ਜਲਸ ਤੁਯੰ। ਥਲਸ ਤੁਯੰ। ਪੁਰਸ ਤੁਯੰ। ਬਨਸ ਤੁਯੰ। ੨। ੬੮।

ਗਰਸ ਤੁਯੰ। ਗੁਫਸ ਤੁਯੰ। ਨਿਰਸ ਤੁਯੰ। ਨਿਦਸ ਤੁਯੰ। ੩। ੬੯।  
ਰਵਸ ਤੁਯੰ। ਸਸਸ ਤੁਯੰ। ਰਜਸ ਤੁਯੰ। ਤਮਸ ਤੁਯੰ। ੪। ੨੦।

ਧਨਸ ਤੁਯੰ। ਮਨਸ ਤੁਯੰ। ਬਿਛਸ ਤੁਯੰ। ਬਨਸ ਤੁਯੰ। ੫। ੨੧।  
ਮਤਸ ਤੁਯੰ। ਗਤਸ ਤੁਯੰ। ਬ੍ਰਤਸ ਤੁਯੰ। ਚਿਤਸ ਤੁਯੰ। ੬। ੨੨।  
ਪਿਤਸ ਤੁਯੰ। ਸੁਤਸ ਤੁਯੰ। ਮਤਸ ਤੁਯੰ। ਗਤਸ ਤੁਯੰ। ੭। ੨੩।  
ਨਰਸ ਤੁਯੰ। ਤ੍ਰਿਯਸ ਤੁਯੰ। ਪਿਤਸ ਤੁਯੰ। ਬ੍ਰਿਦਸ ਤੁਯੰ। ੮। ੨੪।

ਹਰਸ ਤੁਯੰ। ਕਰਸ ਤੁਯੰ। ਛਲਸ ਤੁਯੰ। ਬਲਸ ਤੁਯੰ। ੯। ੨੫।  
ਉਡਸ ਤੁਯੰ। ਪੁਡਸ ਤੁਯੰ। ਗਡਸ ਤੁਯੰ। ਦਧਸ ਤੁਯੰ। ੧੦। ੨੬।

ਰਵਸ ਤੁਯੰ। ਛਘਸ ਤੁਯੰ। ਗਰਬਸ ਤੁਯੰ। ਦਿਰਬਸ ਤੁਯੰ। ੧੧। ੨੭।  
ਜੈਆਸ ਤੁਯੰ। ਖੈਆਸ ਤੁਯੰ। ਪੈਆਸ ਤੁਯੰ। ਤ੍ਰੈਆਸ ਤੁਯੰ। ੧੨। ੨੮।

## ਨਿਰਾਜ ਛੰਦਾ / ਤ੍ਰਿਪੁਸਾਦ

ਚਕੰਤ ਚਾਰ ਚੰਦ੍ਰਕਾ। ਸੁਭੰਤ ਰਾਜ ਸੁ ਪ੍ਰਭਾ।  
ਦਵੰਤ ਦੁਸਟ ਮੰਡਲੀ। ਸੁਭੰਤ ਰਾਜ ਸੁ ਥਲੀ। ੧। ੨੯।

ਚਲੰਤ ਚੰਡ ਮੰਡਕਾ। ਅਖੰਡ ਖੰਡ ਦੁਪਲਾ।  
ਖਿਵੰਤ ਬਿਜੁ ਜ੍ਵਾਲਕਾ। ਅਨੰਤ ਗਦਿ ਬਿਦਸਾ। ੨। ੩੦।

ਲਸੰਤ ਭਾਵ ਉਜਲੀ। ਦਲੰਤ ਦੁਖ ਦੁ ਚਲੀ।  
ਧਵੰਗ ਪਤ ਸੋਹੀਯੀ। ਸਮੰਦ੍ਰ ਬਾਜ ਲੋਹੀਯੀ। ੩। ੩੧।

ਨਿਨੰਦ ਗੇਦ ਬਿਦਯੰ। ਅਖੇਦ ਨਾਦ ਦੁਧਰੰ।  
ਅਠਟ ਬਟ ਬਟਕੰ। ਅਘਟ ਅਨਟ ਸੁਖਲੰ। ੪। ੩੨।

ਅਖੁਟ ਤੁਟ ਦਿਬਕੰ। ਅਜੁਟ ਛੁਟ ਸੁਛਕੰ।  
ਅਘੁਟ ਤੁਟ ਆਸਨੀ। ਅਲੇਖ ਅਭੇਖ ਅਨਾਸਨੀ। ੫। ੩੩।

## ਅਰਧ ਨਰਾਜ ਛੰਦਾ / ਤੇਰੀ ਕ੍ਰਿਪਾ ਨਾਲ

ਤੂੰ ਯਸ਼-ਸਹਿਤ ਹੈਂ, ਧੁਜਾ (ਸਨਮਾਨ) ਵਾਲਾ ਹੈਂ, ਪੂਰਨ ('ਅਲਸ') ਰੂਪ ਵਾਲਾ ਹੈਂ  
ਅਤੇ ਇਕੋ-ਇਕ ਹੈਂ। ੧੨। ਜਲ ਵਿਚ ਤੂੰ ਹੈਂ, ਥਲ ਵਿਚ ਤੂੰ ਹੈਂ, ਨਗਰਾਂ (ਪੁਰ) ਵਿਚ  
ਤੂੰ ਹੈਂ, ਬਨਾਂ ਵਿਚ ਤੂੰ ਹੈਂ। ੧੩।

ਤੂੰ ਹੀ ਗੁਰੂ ਹੈਂ, ਤੂੰ ਹੀ ਗੁਢਾ ਹੈਂ, ਤੂੰ ਹੀ ਰਸ-ਰਹਿਤ ਹੈ ਅਤੇ ਤੂੰ ਹੀ ਦਸੇ  
ਜਾਣ ਤੋਂ ਬਾਹਰ ਹੈ। ੧੪। ਤੂੰ ਹੀ ਸੂਰਜ ਹੈਂ, ਤੂੰ ਹੀ ਚੰਦ੍ਰਮਾ ਹੈਂ, ਤੂੰ ਹੀ ਰਜੋਂ ਗੁਣ ਹੈਂ  
ਅਤੇ ਤੂੰ ਹੀ ਤਮੇ ਗੁਣ ਹੈਂ। ੧੫।

ਤੂੰ ਹੀ ਧਨ ਹੈਂ, ਤੂੰ ਹੀ ਮਨ ਹੈਂ, ਤੂੰ ਹੀ ਬਿਛ ਹੈਂ ਅਤੇ ਤੂੰ ਹੀ ਬਨ ਹੈ। ੧੬। ਤੂੰ  
ਹੀ ਬੁਧੀ (ਮਤ) ਹੈਂ, ਤੂੰ ਹੀ ਮਕਤੀ (ਗਤ) ਹੈਂ, ਤੂੰ ਹੀ ਬ੍ਰਤ ਹੈਂ ਅਤੇ ਤੂੰ ਹੀ ਚੇਤਨ ਸਰੂਪ  
ਹੈ। ੧੭। ਤੂੰ ਹੀ ਪਿਤਾ ਹੈਂ, ਤੂੰ ਹੀ ਪੁੱਤਰ ਹੈਂ, ਤੂੰ ਹੀ ਮਾਤਾ ਹੈਂ ਅਤੇ ਤੂੰ ਹੀ ਗੋਤ (ਗਤ)  
ਹੈ। ੧੮। ਤੂੰ ਹੀ ਪੁਰਸ ਹੈਂ, ਤੂੰ ਹੀ ਇਸਤਰੀ ਹੈਂ, ਤੂੰ ਹੀ ਪਿਤਾ ਹੈਂ, ਅਤੇ ਤੂੰ ਹੀ ਬਜ਼ੁਰਗ  
(‘ਬਿਦਵਾਨ’) ਹੈ। ੧੯।

ਤੂੰ ਹੀ ਹਰਨ ਵਾਲਾ ਹੈਂ, ਤੂੰ ਹੀ ਕਰਨ ਵਾਲਾ ਹੈਂ, ਤੂੰ ਹੀ ਛਲ ਹੈਂ ਅਤੇ ਤੂੰ ਹੀ  
ਬਲ ਹੈ। ੨੦। ਤੂੰ ਹੀ ਤਾਰਾ ('ਉਡਸ') ਹੈਂ, ਤੂੰ ਹੀ ਆਕਾਸ (ਪੁਡ) ਹੈਂ, ਤੂੰ ਹੀ ਪਹੜ  
(ਗਡ) ਹੈਂ ਅਤੇ ਤੂੰ ਹੀ ਸਮੁੰਦਰ ਹੈਂ। ੨੧।

ਤੂੰ ਹੀ ਸੂਰਜ ਹੈਂ, ਤੂੰ ਹੀ ਚੰਦ੍ਰਮਾ ('ਛਘਸ') ਹੈਂ, ਤੂੰ ਹੀ ਗਰਬ ਹੈ ਅਤੇ ਤੂੰ ਹੀ  
ਧਨ-ਦੌਲਤ ('ਦਿਰਬਸ') ਹੈ। ੨੨। ਤੂੰ ਹੀ ਜਿਤਣ ਵਾਲਾ ਹੈਂ, ਤੂੰ ਹੀ ਥੈ ਕਰਨ ਵਾਲਾ ਹੈਂ,  
ਤੂੰ ਹੀ ਪੁਰਸ (ਪੈ) ਦਾ ਬੀਰਜ ਹੈਂ ਅਤੇ ਤੂੰ ਹੀ (ਉਸ ਨੂੰ ਧਾਰਨ ਕਰਨ ਵਾਲੀ) ਇਸਤਰੀ  
(‘ਤ੍ਰੈਆਸ’) ਹੈ। ੨੩।

## ਨਰਾਜ ਛੰਦਾ / ਤੇਰੀ ਕ੍ਰਿਪਾ ਨਾਲ

(ਤੇਰੀ) ਸੁੰਦਰ ਰੌਸ਼ਨੀ ('ਚੰਦ੍ਰਕਾ') ਚਕਰਿਤ ਕਰਦੀ ਹੈ, ਰਾਜਸੀ ਸੋਭਾ (ਪ੍ਰਭਾ)  
ਬਹੁਤ ਸੋਭਦੀ ਹੈ। (ਉਸ ਦੇ ਸਾਹਮਣੇ) ਦੁਸ਼ਟਾਂ ਦੀ ਮੰਡਲੀ ਦਬ ਜਾਂਦੀ ਹੈ ਅਤੇ ਰਾਜਧਾਨੀ  
ਸੋਭਾਇਮਾਨ ਹੈ। ੨੪।

(ਤੇਰੀ) ਪ੍ਰਚੰਡ ਸੈਨਾ ('ਮੰਡਕਾ') ਚਲਾਇਮਾਨ ਹੁੰਦੀ ਹੈ, ਅਖੰਡ (ਸਮਝੇ ਜਾਣ  
ਵਾਲਿਆਂ) ਤੂੰ ਦੋ ਪਲਾਂ ਵਿਚ ਹੀ ਖੰਡਿਤ ਕਰ ਦਿੰਦੀ ਹੈ, ਬਿਜਲੀ ਵਾਂਗ (ਤੇਰੀ) ਜਵਾਲਾ  
ਖਿਮਦੀ ਹੈ ਅਤੇ ਚੌਹਾਂ ਪਾਸੇ ਅਨੰਤ ਸ਼ਬਦਾਂ (ਗਦਿ) ਦਾ ਗਾਇਨ ਹੁੰਦਾ ਹੈ। ੨੫।

(ਤੇਰੇ) ਉਜਲਾ ਸਰੂਪ ਲਿਸ਼ਕਾਂ ਮਾਰਦਾ ਹੈ, ਦੁੱਖਾਂ ਦੇ ਦੋਹਾਂ ਦਲਾਂ (ਜਨਮ ਅਤੇ  
ਮਰਨ) ਨੂੰ ਦਲ ਦਿੰਦਾ ਹੈ, (ਤੇਰੇ) ਘੋੜਿਆਂ ਦੀ ਕਤਾਰ ਸੁਭਾਇਮਾਨ ਹੈ (ਜਿਸ ਨੂੰ ਵੇਖ  
ਕੇ) ਸਮੁੰਦਰ ਦਾ ਘੋੜਾ (ਬਾਜ) (ਉਚੈਸ਼ਵਾ) ਕ੍ਰੋਧਵਾਨ ਹੋ ਜਾਂਦਾ ਹੈ। ੨੬।

(ਤੇਰੇ) ਸਿਰਜੇ ਹੋਏ) ਸਾਰੇ ਗੋਲ ਬ੍ਰਹਮੰਡ ਨਿੰਦਾ-ਰਹਿਤ ਹਨ, (ਤੁਸੀਂ) ਆਨੰਦ  
(‘ਅਖੇਦ’) ਨਾਦ ਵਜੋਂ ਦੋਹਾਂ ਪਾਸੇ (ਪੂਰਨ) ਹੋ, ਨ ਬਣਾਏ ਜਾ ਸਕਣ ('ਅਠਟ') ਵਾਲੀ  
(ਬ੍ਰਹਮ ਰੂਪ) ਗੋਲੀ ('ਬਟਕੰ') ਨੂੰ ਵਟਦੇ ਹੋ, ਨ ਘਟਣ ਵਾਲੇ ਸਦੀਵੀ ('ਅਨਟ') ਸੁਖਾਂ  
ਨਾਲ ਭਰੇ ਪੂਰੇ ਹੋ। ੨੭।

(ਤੇਰਾ) ਧਨ ('ਦਿੰਦ੍ਰਕੰ') ਨ ਮੁਕਣ ਵਾਲਾ ਅਤੇ ਨ ਘਟਣ ਵਾਲਾ ਹੈ, (ਤੂੰ) ਨ  
ਸੁਤਨ ਵਾਲਾ ('ਅਜੁਟ'), ਸੁਤੰਤਰ ਅਤੇ ਨਿਰਲਿਪਤ ਹੈ, (ਤੇਰਾ) ਆਸਣ ਨ ਘਟਣ ਵਾਲਾ  
ਅਤੇ ਨ ਟੁੱਟਣ ਵਾਲਾ ਹੈ, (ਤੂੰ) ਲੇਖ ਤੋਂ ਬਾਹਰ, ਭੇਖ ਤੋਂ ਰਹਿਤ ਅਤੇ ਨਾਸ਼ ਤੋਂ ਪਰੇ ਹੈ। ੨੮।

ਸੁਭੰਤ ਦੰਤ ਪਦੁਕੰ। ਜਲੰਤ ਸਾਮ ਸੁ ਘਟੰ।  
ਸੁਭੰਤ ਛੁਦ੍ਰ ਘੰਟਕਾ। ਜਲੰਤ ਭਾਰ ਕਛਟਾ। ੮। ੮੪।

ਸਿਰੀਸੁ ਸੀਸ ਸੁਭੀਯੰ। ਘਟਾਕ ਬਾਨ ਉਭੀਯੰ।  
ਸੁਭੰਤ ਸੀਸ ਸਿਧਰੰ। ਜਲੰਤ ਸਿਧਰੀ ਨਿਰੰ। ੨। ੮੫।

ਚਲੰਤ ਦੰਤ ਪਤਕੰ। ਭਜੰਤ ਦੇਖਿ ਦੁਦਲੰ।  
ਤਜੰਤ ਸਸਤ੍ਰ ਅਸਤ੍ਰਕੰ। ਚਲੰਤ ਚਕ੍ਰ ਚਉਦਿਸੰ। ੮। ੮੬।

ਅਗੰਮ ਤੇਜ ਸੋਭੀਯੰ। ਰਿਖੀਸ ਈਸ ਲੋਭੀਯੰ।  
ਅਨੇਕ ਬਾਰ ਧਿਆਵਹੀ। ਨ ਤੜ੍ਹ ਪਾਰ ਪਾਵਹੀ। ੯। ੮੭।

ਅਧੋ ਸੁ ਧੂਮ ਧੂਮਰੀ। ਅਧੂਰ ਨੇਤ੍ਰ ਧੂਮਰੀ।  
ਸੁ ਪੰਚ ਅਗਨ ਸਾਧੀਯੰ। ਨ ਤਾਮ ਪਾਰ ਲਾਧੀਯੰ। ੧੦। ੮੮।

ਨਿਵਲ ਆਦਿ ਕਰਮਣੰ। ਅਨੰਤ ਦਾਨ ਧਰਮਣੰ।  
ਅਨੰਤ ਤੀਰਥ ਬਾਸਨੰ। ਨ ਏਕ ਨਾਮ ਕੇ ਸਮੰ। ੧੧। ੮੯।  
ਅਨੰਤ ਜਗਯ ਕਰਮਣੰ। ਗਜਾਦਿ ਆਦਿ ਧਰਮਣੰ।  
ਅਨੇਕ ਦੇਸ ਭਰਮਣੰ। ਨ ਏਕ ਨਾਮ ਕੇ ਸਮੰ। ੧੨। ੯੦।

ਇਕੰਤ ਕੁੰਠ ਬਾਸਨੰ। ਭ੍ਰਾਮੰਤ ਕੋਟਕੰ ਬਨੰ।  
ਉਚਾਟਨਾਦ ਕਰਮਣੰ। ਅਨੇਕ ਉਦਾਸ ਭਰਮਣੰ। ੧੩। ੯੧।

ਅਨੇਕ ਭੇਖ ਆਸਨੰ। ਕਰੋਰ ਕੋਟਕੰ ਬ੍ਰਤੰ।  
ਦਿਸਾ ਦਿਸਾ ਭ੍ਰਮੇਸਨੰ। ਅਨੇਕ ਭੇਖ ਪੇਖਨੰ। ੧੪। ੯੨।  
ਕਰੋਰ ਕੋਟ ਦਾਨਕੰ। ਅਨੇਕ ਜਗਯ ਕੁਤਬਿਯੰ।  
ਸਨਯਾਸ ਆਦਿ ਧਰਮਣੰ। ਉਦਾਸ ਨਾਮ ਕਰਮਣੰ। ੧੫। ੯੩।

ਅਨੇਕ ਪਾਠ ਪਾਠਨੰ। ਅਨੰਤ ਠਾਟ ਠਾਟਨੰ।  
ਨ ਏਕ ਨਾਮ ਕੇ ਸਮੰ। ਸਮਸਤ ਸਿਸਟ ਕੇ ਭ੍ਰਮੰ। ੧੬। ੯੪।

ਜਗਾਦਿ ਆਦਿ ਧਰਮਣੰ। ਬੈਰਾਗ ਆਦਿ ਕਰਮਣੰ।  
ਦਯਾਦਿ ਆਦਿ ਕਾਮਣੰ। ਅਨਾਦ ਸੰਜਮੰ ਬ੍ਰਿਦੰ। ੧੭। ੯੫।

(ਤੇਰੇ) ਦੰਦਾਂ ਦੀ ਪੰਕਤੀ ਸੋਭਦੀ ਹੈ, (ਜਿਸ ਨੂੰ ਵੇਖ ਕੇ ਦੁਖਾਂ ਰੂਪੀ) ਕਾਲੀਆਂ ਘਟਾਵਾਂ ਸੜਦੀਆਂ ਹਨ, (ਤੇਰੀ ਤੜਾਗੀ ਨਾਲ) ਛੋਟੀਆਂ ਛੋਟੀਆਂ ਘੁੰਘਰੀਆਂ ਸੋਭ ਰਹੀਆਂ ਹਨ, (ਤੇਰੀ) ਚਮਕ ਨੂੰ (ਵੇਖ ਕੇ) ਸੁਰਜ ਦੀ ਸੋਭਾ ਸੜਦੀ ਹੈ (ਦੁਖੀ ਹੁੰਦੀ ਹੈ ਜਾਂ ਸਰਮਾਉਂਦੀ ਹੈ)। ੮।

(ਤੇਰੇ) ਸਿਰ ਉਤੇ ਕਲਗੀ ('ਸਿਰੀਸੁ') (ਇੰਜ) ਸੁਭਾਇਮਾਨ ਹੈ (ਜਿਵੇਂ) ਘਟਾਵਾਂ ਵਿਚ ਇੰਦਰ-ਧਨਸ ('ਘਟਾਕ ਬਾਨ') ਉਭਰਿਆ ਹੋਇਆ ਹੈ, ਸਿਰ ਉਤੇ ਮੁਕਟ ('ਸਿਧਰੰ') ਸੋਭ ਰਿਹਾ ਹੈ। (ਜਿਸ ਨੂੰ ਵੇਖ ਕੇ) ਚੰਦ੍ਰਮਾ ('ਸਿਧਰੀ ਨਿਰੰ') ਸਰਮਾਉਂਦਾ ਹੋਇਆ।

(ਤੁਹਾਨੂੰ ਵੇਖ ਕੇ) ਦੈਤਾਂ ਦੀਆਂ ਕਤਾਰਾਂ ਚਲੀਆਂ ਜਾਂਦੀਆਂ ਹਨ ਅਤੇ ਦਸ਼ਟਾ ਦੇ ਦਲ ਭਜ ਜਾਂਦੇ ਹਨ, ਜਦੋਂ (ਤੁਸੀਂ) ਅਸਤ੍ਰ ਅਤੇ ਸ਼ਸਤ੍ਰ ਛਡਦੇ ਹੋ (ਤਦੋਂ ਤੁਹਾਡਾ ਹੁਕਮ ਰੂਪ) ਚੱਕਰ ਚੌਹਾਂ ਪਾਸੇ ਚਲਣ ਲਗਦਾ ਹੈ। ੯।

(ਤੁਹਾਡਾ) ਨ ਨਸ਼ਟ ਕੀਤਾ ਜਾ ਸਕਣ ਵਾਲਾ (ਅਗੰਜ) ਤੇਜ ਸੋਭ ਰਿਹਾ ਹੈ, (ਜਿਸ ਨੂੰ ਵੇਖਣ ਲਈ) ਰਿਸੀ ਅਤੇ ਸਿਵ ਲੁਭਾਇਮਾਨ ਹੋ ਰਹੇ ਹਨ; ਅਨੇਕ ਵਾਰ (ਤੇਰੇ ਨਾਮ ਦਾ) ਸਿਮਰਨ ਕਰਦੇ ਹਨ, (ਪਰ) ਫਿਰ ਵੀ ਤੇਰਾ ਪਾਰ ਨਹੀਂ ਪਾ ਸਕਦੇ। ੧੦।

(ਅਨੇਕਾਂ ਲੋਕ) ਉਲੰਟੇ ਲਟਕ ਕੇ ਧੂਣੀਆਂ ਧੂਖਾਉਂਦੇ ਹਨ, (ਅਨੇਕਾਂ ਸਾਧਕ) ਅਚਲ ਨੇਤਰਾਂ ਨਾਲ (ਇਧਰ ਉਧਰ) ਘੁੰਮਦੇ ਹਨ, (ਕਈ) ਪੰਜ ਅਗਨੀਆਂ ਜਾਂ ਧੂਣੀਆਂ ਧੂਖਾ ਕੇ ਸਾਧਨਾ ਕਰਦੇ ਹਨ, (ਪਰ) ਤਾਂ ਵੀ (ਉਹ ਤੇਰਾ) ਪਾਰ ਨਹੀਂ ਪਾ ਸਕਦੇ। ੧੧।

(ਚਾਹੇ ਕੋਈ) ਨੌਲਿ ਆਦਿ ਕਰਮ ਕਰੇ ਅਤੇ ਅਨੰਤ ਦਾਨ ਦੇ ਕੇ ਧਰਮ-ਕਰਮ ਕਰੇ, ਅਨੇਕਾਂ ਤੀਰਥਾਂ ਉਤੇ ਜਾ ਕੇ ਵਸੇ, (ਉਹ ਸਭ) ਇਕ ਨਾਮ ਜਪਣ ਦੇ ਤੁਲ ਨਹੀਂ ਹਨ। ੧੨।

(ਭਾਵੇਂ ਕੋਈ) ਅਨੰਤ ਯੱਗ ਅਤੇ ਕਰਮ (ਕਰਦਾ ਫਿਰੇ), ਹਾਥੀਆਂ ਨੂੰ ਦਾਨ ਦੇਣ ਦਾ ਧਰਮ ਪਲੇ, ਅਨੇਕ ਦੇਸਾਂ ਵਿਚ ਫਿਰਦਾ ਰਹੇ, (ਇਹ ਸਭ) ਇਕ ਨਾਮ ਦੇ ਬਰਾਬਰ ਨਹੀਂ ਹਨ। ੧੩।

(ਭਾਵੇਂ ਕੋਈ) ਗੁਢਾ ਵਿਚ ਇਕਾਂਤ ਵਾਸ ਕਰੇ, ਕਰੋੜਾਂ ਬਨਾਂ ਵਿਚ ਭਰਮਦਾ ਰਹੇ, ਦੁਨੀਆ ਤੋਂ ਉਚਾਟ ਹੋਣ ਦੇ ਕਰਮ ਕਰਦਾ ਰਹੇ, ਅਤੇ ਉਦਾਸ ਹੋ ਕੇ ਅਨੇਕ (ਬਾਂਵਾਂ ਤੇ) ਫਿਰਦਾ ਰਹੇ। ੧੪।

ਅਨੇਕ ਤਰ੍ਹਾਂ ਦੇ ਭੇਖ ਅਤੇ ਆਸਨ ਕਰੇ, ਕਰੋੜਾਂ ਵਾਰ ਕਰੋੜਾਂ ਤਰ੍ਹਾਂ ਦੇ ਬ੍ਰਤ ਧਾਰਨ ਕਰੇ, ਦਿਸ਼ਾ-ਵਿਦਿਸ਼ਾ ਵਿਚ ਭਰਮਦਾ ਰਹੇ ਅਤੇ ਅਨੇਕਾਂ ਭੇਖਾਂ ਨੂੰ ਵੇਖਦਾ ਰਹੇ। ੧੫।

ਕਰੋੜਾਂ ਵਾਰ ਕਰੋੜਾਂ ਤਰ੍ਹਾਂ ਦੇ ਦਾਨ ਕਰੇ, ਅਨੇਕ ਤਰ੍ਹਾਂ ਦੇ ਯੱਗ ਕਰਦਾ ਫਿਰੇ, ਸੰਨਿਆਸ ਆਦਿ ਧਰਮ (ਦਾ ਪਾਲਨ) ਕਰੇ ਅਤੇ ਉਦਾਸ ਨਾਮ ਵਾਲੇ ਕਰਮ ਕਰਦਾ ਫਿਰੇ। ੧੬।

ਅਨੇਕ ਤਰ੍ਹਾਂ ਦੇ ਪਾਠ ਪੜ੍ਹਦਾ ਰਹੇ, ਅਨੇਕ ਤਰ੍ਹਾਂ ਦੇ ਠਾਠ ਬਣਾਉਂਦਾ ਰਹੇ, (ਪਰ) ਇਨ੍ਹਾਂ ਵਿਚੋਂ ਕੋਈ ਵੀ ਪਰਮਾਤਮਾ ਦੇ) ਇਕ ਨਾਮ ਦੇ ਸਮਾਨ ਨਹੀਂ ਹੈ? (ਇਹ) ਸਾਰੇ ਅਸਲ ਵਿਚ ਸਿਸ਼ਟੀ (ਵਿਚ ਪਸਰੇ) ਭਰਮ ਹੀ ਹਨ। ੧੭।

(ਭਾਵੇਂ ਕੋਈ) ਯੱਗ ਆਦਿ ਧਰਮਾਂ ਦਾ ਪਾਲਨ ਕਰੇ, ਬੈਰਾਗ ਆਦਿ ਕਰਮ ਕਰੇ, ਦਇਆ ਆਦਿ ਕਾਮਨਾਵਾਂ ਕਰੇ, ਅਨਾਦਿ ਕਾਲ ਤੋਂ ਚਲੇ ਆ ਰਹੇ ਵੱਡੇ ਸੰਯਮ ਧਾਰਨ ਕਰੇ। ੧੮।

ਅਨੇਕ ਦੇਸ ਭਰਮਣੰ। ਕਰੋਰ ਦਾਨ ਸੰਜਮੰ।  
ਅਨੇਕ ਗੀਤ ਗਿਆਨਨੰ। ਅਨੰਤ ਗਿਆਨ ਧਿਆਨਨੰ। ੧੮। ੯੬।

ਅਨੰਤ ਗਿਆਨ ਸੁਤਮੰ। ਅਨੇਕ ਕ੍ਰਿਤ ਸੁ ਬਿੜੰ।  
ਬਿਆਸ ਨਾਰਦ ਆਦਕੰ। ਸੁ ਬੁਹਮੁ ਮਰਮ ਨਹਿ ਲਹੰ। ੧੯। ੯੭।

ਕਰੋਰ ਜੰਤ੍ਰ ਮੰਤ੍ਰਣੰ। ਅਨੰਤ ਤੰਤ੍ਰਣੰ ਬਣੰ।  
ਬਸੇਖ ਬਯਾਸ ਨਾਸਨੰ। ਅਨੰਤ ਨਯਾਸ ਪ੍ਰਾਸਨੰ। ੨੦। ੯੮।

ਜਪੰਤ ਦੇਵ ਦੈਤਨੰ। ਥਪੰਤ ਜਛ ਗੰਧਬੰ।  
ਬਦੰਤ ਬਿਦਣੋਪਰੰ। ਗਣੰਤ ਸੇਸ ਉਰਗਣੰ। ੨੧। ੯੯।

ਜਪੰਤ ਪਾਰਵਾਰਯੰ। ਸਮੁੰਦ੍ਰ ਸਪਤ ਧਾਰਯੰ।  
ਜਣੰਤ ਚਾਰ ਚਕ੍ਰਣੰ। ਧ੍ਰਮੰਤ ਚਕ੍ਰ ਬਕ੍ਰਣੰ। ੨੨। ੧੦੦।

ਜਪੰਤ ਪੰਨਗੰ ਨਕੰ। ਬਰੰ ਨਰੰ ਬਨਸਪਤੰ।  
ਅਕਾਸ ਉਰਬੀਐ ਜਲੰ। ਜਪੰਤ ਜੀਵ ਜਲ ਥਲੰ। ੨੩। ੧੦੧।

ਸੋ ਕੋਟ ਚਕ੍ਰ ਬਕ੍ਰਣੰ। ਬਦੰਤ ਬੇਦ ਚਤ੍ਰਕੰ।  
ਅਸੰਭ ਅਸੰਭ ਮਾਨੀਐ। ਕਰੋਰ ਬਿਸਨ ਠਾਨੀਐ। ੨੪। ੧੦੨।

ਅਨੰਤ ਸੁਰਸੂਤੀ ਸਤੀ। ਬਦੰਤ ਕ੍ਰਿਤ ਈਸੂਰੀ।  
ਅਨੰਤ ਅਨੰਤ ਭਾਖੀਐ। ਅਨੰਤ ਅੰਤੰ ਲਾਖੀਐ। ੨੫। ੧੦੩।

### ਕਿਧੁਧ ਨਰਾਜ ਛੰਦ

ਅਨਾਦਿ ਅਗਾਧ ਬਿਆਧ ਆਦਿ ਅਨਾਦਿ ਕੋ ਮਨਾਈਐ।  
ਅਗੰਜ ਅਭੰਜ ਅਰੰਜ ਅਰੰਜ ਗੰਜ ਕਉ ਧਿਆਈਐ।  
ਅਲੇਖ ਅਭੇਖ ਅਦੈਖ ਅਰੇਖ ਅਸੇਖ ਕੋ ਪਛਾਨੀਐ।  
ਨ ਭੂਲ ਜੰਤ੍ਰ ਤੰਤ੍ਰ ਮੰਤ੍ਰ ਭਰਮ ਭੇਖ ਠਾਨੀਐ। ੧। ੧੦੪।

ਕ੍ਰਿਪਾਲ ਲਾਲ ਅਕਾਲ ਅਪਾਲ ਦਇਆਲ ਕੋ ਉਚਾਰੀਐ।  
ਅਧਰਮ ਕਰਮ ਧਰਮ ਭਰਮ ਮੈ ਬਿਚਾਰੀਐ।  
ਅਨੰਤ ਦਾਨ ਧਿਆਨ ਗਿਆਨ ਧਿਆਨਵਾਨ ਪੇਖੀਐ।  
ਅਧਰਮ ਕਰਮ ਕੇ ਬਿਨਾ ਸੁ ਧਰਮ ਕਰਮ ਲੇਖੀਐ। ੨। ੧੦੫।

(ਭਾਵੇਂ ਕੋਈ) ਅਨੇਕ ਦੇਸ਼ਾਂ ਵਿਚ ਘੁੰਮਦਾ ਫਿਰੇ, ਕਰੋੜਾਂ ਦਾਨ ਦੇਣ ਦਾ ਸੰਯਮ  
ਕਰੇ, ਅਨੇਕ ਤਰ੍ਹਾਂ ਗਿਆਨ-ਗੀਤਾ ਦਾ ਗਾਇਨ ਕਰੇ, ਅਨੇਕ ਤਰ੍ਹਾਂ ਦੇ ਧਿਆਨਾਂ ਨੂੰ ਜਾਣਦਾ  
ਹੋ ਵੇ। ੯੬।

(ਭਾਵੇਂ ਕੋਈ) ਅਨੇਕ ਤਰ੍ਹਾਂ ਦੇ ਸ੍ਰੋਸ਼ਠ ਗਿਆਨ ਜਾਣਦਾ ਫਿਰੇ, ਅਨੇਕ ਸੁਭ ਕਰਮਾਂ  
ਵਿਚ ਬਿਰਤੀ ਲਗਾਂਦਾ ਰਹੇ (ਪਰ) ਬਿਆਸ ਨਾਰਦ ਆਦਿ ਵੀ ਉਸ ਬੁਹਮ ਦਾ ਭੇਦ  
ਨਹੀਂ ਪਾ ਸਕਦੇ। ੯੭।

(ਭਾਵੇਂ ਕੋਈ) ਕਰੋੜਾਂ ਜੰਤਰ-ਮੰਤਰ ਕਰੇ, ਅਨੰਤ ਤੰਤਰ ਬਣਾਉਂਦਾ ਫਿਰੇ, ਵਿਸ਼ੇਸ਼  
ਰੂਪ ਵਿਚ ਬਿਆਸ ਰਿਸੀ ਦੀ ਗੱਦੀ ਉਤੇ ਬੈਠਣ (ਦਾ ਉਦਾਹ ਕਰੇ), ਅਨੇਕ ਤਰ੍ਹਾਂ ਦੇ  
ਭੋਜਨਾਂ ਦਾ ਤਿਆਗ ਕਰੇ। ੯੮।

(ਹੇ ਪ੍ਰਭੂ ! ਤੈਨੂੰ) ਦੈਂਤ ਅਤੇ ਦੇਵਤੇ ਜਪਦੇ ਹਨ, ਜੱਛ (ਯਕਸ) ਅਤੇ ਗੰਧਰਬ  
ਪੂਜਦੇ ਹਨ, ਵਿਦਿਆਧਰ ਯਸ਼ ਗਾਉਂਦੇ ਹਨ, ਸੋਸ ਨਾਗ ('ਉਰਗਣ') ਨਾਮ ਜਪਦੇ ਹਨ  
(‘ਗਣੰਤ’)! ੯੯।

(ਤੈਨੂੰ) ਉਰਾਰ ਅਤੇ ਪਾਰ (ਦੇ ਲੋਕ) ਜਪਦੇ ਹਨ, (ਤੁਸੀਂ) ਸੱਤ ਸਮੁੰਦਰ ਟਿਕਾਏ  
ਹੋਏ ਹਨ, ਚੌਹਾਂ ਚੱਕਾਂ ਵਿਚ (ਤੁਸੀਂ) ਜਾਣੇ ਜਾਂਦੇ ਹੋ, (ਤੁਸੀਂ) ਟੇਢੇ ਚੱਕਰ ਨੂੰ ਧਾਰਨ ਕੀਤਾ  
ਰੋਇਆ ਹੈ। ੧੦੦।

(ਤੈਨੂੰ) ਸੱਪ ('ਪੰਨਗੰ') ਅਤੇ ਤੇਂਦੂ਷ੇ ('ਨਕੰ') ਜਪਦੇ ਹਨ, ਬਨਸਪਤੀ ਅਤੇ ਸੁਸ਼ਠ  
ਮਨੁੱਖ (ਤੇਰਾ ਵਰਣਨ) ਕਰਦੇ ਹਨ, ਆਕਾਸ, ਪ੍ਰਿਥਵੀ ('ਉਰਬੀਐ'), ਪਾਤਾਲ (ਜਲ-ਜਲ  
ਦਾ ਹੇਠਲਾ ਲੋਕ), ਅਤੇ ਜਲ-ਚਲਾਂ ਦੇ ਜੀਵ ਜਪਦੇ ਹਨ। ੧੦੧।

ਕਰੋੜਾਂ ਚੌਹਾਂ ਮੂੰਹਾਂ ਵਾਲੇ ਬੁਹਮੇ (ਚਕ੍ਰ ਬਕ੍ਰਣੰ) ਅਤੇ ਚਾਰ ਵੇਦ (ਤੇਰਾ) ਯਸ  
ਕਥਦੇ ਹਨ, ਸਿਵ (ਤੇਰੇ) ਵਿਚਿਤ੍ਰ ਰੂਪ ਨੂੰ ਮੰਨਦੇ ਹਨ ਅਤੇ ਕਰੋੜਾਂ ਵਿਸ਼ਣੂ ਵੀ (ਤੇਰਾ)  
ਧਿਆਨ ਕਰਦੇ ਹਨ। ੧੦੨।

ਅਨੰਤ ਸਰਸਵਤੀ, ਸਤੀ ਅਤੇ ਲਕਸ਼ਮੀ ਆਦਿ ਦੇਵੀਆਂ ਤੇਰੇ ਯਸ ਦਾ ਗਾਇਨ  
ਕਰਦੀਆਂ ਹਨ, ਅਨੰਤ ਸੋਸਨਾਗ (ਅਨੰਤ) ਸਿਮਰਨ ਕਰਦੇ ਹਨ, ਅੰਤ ਵਿਚ (ਸਭ ਦੁਆਰਾ  
ਤੂੰ) ਅਨੰਤ ਰੂਪ ਵਾਲਾ ਜਾਣਿਆ ਜਾਂਦਾ ਹੈ। ੧੦੩।

### ਕਿਧੁਧ ਨਰਾਜ ਛੰਦ

ਅਨਾਦਿ, ਅਗਾਧ, ਰੋਗਾਂ ਦੇ ਮੂਲ ਕਾਰਨ ਸਰੂਪ ਅਤੇ ਧੁਨੀ ਤੋਂ ਬਿਨਾ ਰੂਪ ਵਾਲੇ  
ਨੂੰ ਮੰਨਣਾ ਚਾਹੀਦਾ ਹੈ; ਅਗੰਜ, ਅਭੰਜ, ਅਰੰਜ (ਰੰਜ ਰਹਿਤ), ਅਗੰਜ ਅਤੇ ਗੰਜ  
(ਖਜ਼ਾਨਾ) ਰੂਪ ਨੂੰ ਧਿਆਉਣਾ ਚਾਹੀਦਾ ਹੈ; (ਉਸ) ਅਲੇਖ, ਅਭੇਖ, ਅਦੈਸ, ਅਰੇਖ (ਰੇਖਾ-  
ਰਹਿਤ), ਅਸੇਖ (ਪਰਿ ਪੂਰਨ) ਨੂੰ ਪਛਾਣਨਾ ਚਾਹੀਦਾ ਹੈ। ਭੂਲ ਕੇ ਵੀ ਯੰਤਰ, ਤੰਤਰ  
ਅਤੇ ਮੰਤਰ, ਭਰਮ ਅਤੇ ਭੇਖ ਨੂੰ ਧਾਰਨ ਨਹੀਂ ਕਰਨਾ ਚਾਹੀਦਾ। ੧੦੪।

(ਜੋ) ਕਿਪਾਲੂ, ਪਿਆਰਾ, ਅਕਾਲ, ਅਪਾਲ (ਪਾਲੇ ਜਾਣ ਤੋਂ ਪਰੇ), ਦਿਆਲ ਦਾ  
ਸਦਾ ਸਿਮਰਨ ਕਰਨਾ ਚਾਹੀਦਾ ਹੈ; ਅਧਰਮ ਦੇ ਕਰਮਾਂ ਵਿਚ, ਧਰਮ ਦੇ ਭਰਮਾਂ ਵਿਚ  
ਅਤੇ ਕਰਮਾਂ ਵਿਚ (ਸਦਾ ਉਸ ਨੂੰ ਗੀ) ਵਿਚਾਰਨਾ ਚਾਹੀਦਾ ਹੈ; ਅਨੇਕ ਪ੍ਰਕਾਰ ਦੇ ਦਾਨਾਂ,  
ਗਿਆਨਾਂ, ਧਿਆਨਾਂ ਅਤੇ ਧਿਆਨਵਾਨਾਂ ਵਿਚ (ਉਸੇ ਨੂੰ) ਵੇਖਣਾ ਚਾਹੀਦਾ ਹੈ; ਅਧਰਮ  
ਦੇ ਕਰਮ ਤੋਂ ਬਿਨਾ, ਧਰਮ ਦੇ ਕਰਮਾਂ ਵਿਚ (ਉਸ ਨੂੰ) ਜਾਣਨਾ ਚਾਹੀਦਾ ਹੈ। ੧੦੫।

ਬ੍ਰਤਾਦਿ ਦਾਨ ਸੰਜਮਾਦਿ ਤੀਰਥ ਦੇਵ ਕਰਮਣੰ।  
ਹੈ ਆਦਿ ਕੁੰਜਮੇਦ ਰਾਜਸੂ ਬਿਨਾ ਨ ਭਰਮਣੰ।  
ਨਿਵਲ ਆਦਿ ਕਰਮ ਭੇਖ ਅਨੇਕ ਭੇਖ ਮਾਨੀਐ।  
ਅਦੇਖ ਭੇਖ ਕੇ ਬਿਨਾ ਸੁ ਕਰਮ ਭਰਮ ਜਾਨੀਐ। ੩। ੧੦੯।

ਆਜਾਤ ਪਾਤ ਅਮਾਤ ਤਾਤ ਆਜਾਤ ਸਿਧ ਹੈ ਸਦਾ।  
ਅਸਤ੍ਰ ਮਿਤ੍ਰ ਪੁਤ੍ਰ ਪਉਤ੍ਰ ਜੜ੍ਹ ਤੜ੍ਹ ਸਰਬਦਾ।  
ਅਖੰਡ ਮੰਡ ਚੰਡ ਉਦੰਡ ਅਖੰਡ ਖੰਡ ਭਾਖੀਐ।  
ਨ ਰੂਪ ਰੰਗ ਰੇਖ ਅਲੇਖ ਭੇਖ ਸੈ ਨ ਰਾਖੀਐ। ੪। ੧੦੨।

ਅਨੰਤ ਤੀਰਥ ਆਦਿ ਆਸਨਾਦਿ ਨਾਰਦ ਆਸਨੰ।  
ਬੈਰਾਗ ਅਉ ਸੰਨਿਆਸ ਅਉ ਅਨਾਦਿ ਜੋਗ ਪ੍ਰਾਸਨੰ।  
ਅਨਾਦਿ ਤੀਰਥ ਸੰਜਮਾਦਿ ਬਰਤ ਨੇਮ ਪੇਖੀਐ।  
ਅਨਾਦਿ ਅਗਾਧ ਕੇ ਬਿਨਾ ਸਮਸਤ ਭਰਮ ਲੇਖੀਐ। ੫। ੧੦੮।

### ਰਸਾਵਲ ਛੰਦ

ਦਇਆਦਿ ਆਦਿ ਧਰਮੰ। ਸੰਨਿਆਸ ਆਦਿ ਕਰਮੰ।  
ਗਜਾਦਿ ਆਦਿ ਦਾਨੰ। ਹਜਾਦਿ ਆਦਿ ਥਾਨੰ। ੧। ੧੦੯।  
ਸੁਵਰਨ ਆਦਿ ਦਾਨੰ। ਸਮੁੰਦ੍ਰ ਆਦਿ ਇਸਨਾਨੰ।  
ਬਿਸੁਵਾਦਿ ਆਦਿ ਭਰਮੰ। ਬਿਰਕਤਾਦਿ ਆਦਿ ਕਰਮੰ। ੨। ੧੧੦।

ਨਿਵਲ ਆਦਿ ਕਰਣੰ। ਸੁ ਨੀਲ ਆਦਿ ਬਰਣੰ।  
ਅਨੀਲ ਆਦਿ ਧਿਆਨੰ। ਜਪਤ ਤਤ ਪ੍ਰਯਾਨੰ। ੩। ੧੧੧।

ਅਮਿਤਕਾਦਿ ਭਗਤੰ। ਅਵਿਕਤਾਦਿ ਬ੍ਰਕਤੰ।  
ਪ੍ਰਛਸਤੁਆ ਪ੍ਰਜਪੰ। ਪ੍ਰਭਗਤਾ ਅਥਪੰ। ੪। ੧੧੨।

ਸੁ ਭਗਤਾਦਿ ਕਰਣੰ। ਅਜਗਤੁਆ ਪ੍ਰਹਰਣੰ।  
ਬਿਰਕਤੁਆ ਪ੍ਰਕਾਸੰ। ਅਵਿਗਤੁਆ ਪ੍ਰਣਾਸੰ। ੫। ੧੧੩।

ਸਮਸਤੁਆ ਪ੍ਰਯਾਨੰ। ਧੁਜਸਤੁਆ ਧਰਾਨੰ।  
ਅਵਿਕਤੁਆ ਅਭੰਗੰ। ਇਕਸਤੁਆ ਅਨੰਗੰ। ੬। ੧੧੪।

ਬ੍ਰਤ ਆਦਿ ਦਾਨ, ਸੰਯਮ ਅਤੇ ਤੀਰਥ-ਇਸ਼ਨਾਨ ਆਦਿ ਦੇਵ-ਕਰਮ, ਅਸ਼੍ਵਮੇਧ, ਕੁੰਜਮੇਧ, ਰਾਜਸੂਯ (ਯੱਗ) ਬਿਲਕੁਲ ਭਰਮ ਹਨ। ਨਿਉਲੀ ਆਦਿ ਕਰਮ ਅਤੇ ਹੋਰ ਅਨੇਕ ਭੇਖਾਂ ਨੂੰ (ਨਿਰਾ) ਭੇਖ ਮੰਨਣਾ ਚਾਹੀਦਾ ਹੈ। (ਅਸਲ ਵਿਚ) ਆਦਿਸ਼ (ਪਰਮਾਤਮਾ) ਦੇ ਸਰੂਪ (ਭੇਖ) ਤੋਂ ਬਿਨਾ (ਹੋਰ ਸਾਰੇ) ਕਰਮ (ਕੇਵਲ) ਭਰਮ ਹੀ ਸਮਝਣੇ ਚਾਹੀਦੇ ਹਨ। ੧੦੬।

(ਜੋ ਪ੍ਰਭੂ) ਜਾਤਿ-ਪਾਤਿ ਤੋਂ ਬਿਨਾ, ਮਾਤਾ-ਪਿਤਾ ਤੋਂ ਰਹਿਤ ਅਤੇ ਜਨਮ ਲੈਣ ਤੋਂ ਮੁਕਤ ਸਦਾ ਸਿੱਧ ਹੈ; (ਜਿਸ ਦਾ) ਵੈਰੀ, ਮਿਤਰ, ਪੁੱਤਰ, ਪੋਤਰਾ ਕੋਈ ਨਹੀਂ ਅਤੇ (ਜੋ) ਜਿਥੇ ਕਿਥੇ ਸਦਾ ਮੌਜੂਦ ਹੈ; (ਉਸ ਨੂੰ) ਅਖੰਡ, ਮੰਡ (ਹੋਦ ਦੇਣ ਵਾਲਾ), ਚੰਡ (ਪੁਚੰਡ ਰੂਪ ਵਾਲਾ), ਭਰ ਨ ਮੰਨਣ ਵਾਲਾ ਅਤੇ ਨ ਖੰਡੇ ਜਾ ਸਕਣ ਵਾਲਿਆਂ ਨੂੰ ਖੰਡਿਤ ਕਰਨ ਵਾਲਾ ਕਹਿਣਾ ਚਾਹੀਦਾ ਹੈ; (ਜੋ) ਰੂਪ, ਰੰਗ, ਰੇਖਾ ਵਾਲਾ ਨਹੀਂ ਹੈ, (ਉਸ) ਅਲੇਖ ਨੂੰ ਕਿਸੇ ਭੇਖ ਵਿਚ ਨਹੀਂ ਰਖਣਾ ਚਾਹੀਦਾ। ੧੦੨।

ਅਨੇਕ ਤੀਰਥਾਂ ਆਦਿ (ਦਾ ਇਸ਼ਨਾਨ ਕਰਨਾ), ਆਸਣ ਅਤੇ ਨਾਰਦ (ਦੇ ਪੰਚਰਾਤ੍ਰ ਅਨੁਸਾਰ) ਆਸਣ ਆਦਿ (ਕਰਨੇ), ਬੈਰਾਗ, ਸੰਨਿਆਸ ਅਤੇ ਅਨੇਕ ਯੋਗ (ਧਾਰਨੇ ਅਤੇ) ਪਦਾਰਥਾਂ ਦਾ ਭੋਗ ਕਰਨਾ, ਅਨੰਤ ਤੀਰਥਾਂ (ਉਤੇ ਜਾਣਾ) ਅਤੇ ਬ੍ਰਤ ਨੇਮ ਆਦਿ ਸੰਜਮ ਕਰਨੇ ਵੇਖੇ ਜਾਂਦੇ ਹਨ (ਪਰ ਉਸ) ਅਨਾਦਿ, ਅਗਾਧ (ਪਰਮਾਤਮਾ) ਤੋਂ ਬਿਨਾ ਹੋਰ ਸਾਰੇ ਸਾਧਨ ਭਰਮ ਮਾਤਰ ਹੀ ਸਮਝਣੇ ਚਾਹੀਦੇ ਹਨ। ੧੦੮।

### ਰਸਾਵਲ ਛੰਦ

ਦਇਆਦਿ ਆਦਿ ਧਰਮ, ਸੰਨਿਆਸ ਆਦਿ ਕਰਮ, ਹਾਥੀ ਆਦਿ ਦਾ ਦਾਨ, ਘੋੜੇ  
ਆਦਿ ਦਾ ਯੱਗ ('ਥਾਨੰ') (ਪ੍ਰਭੂ ਦੀ ਪ੍ਰਾਪਤੀ ਲਈ ਕੀਤਾ ਜਾਂਦਾ ਹੈ)। ੧੦੯।

ਸੋਨੇ ਦਾ ਦਾਨ ਦੇਣਾ, ਸਮੁੰਦਰ ਆਦਿ ਦਾ ਇਸ਼ਨਾਨ ਕਰਨਾ, ਰਾਮੇਸ਼ਵਰ ਆਦਿ  
(ਪਰਮ ਧਾਮਾਂ) ਉਤੇ ਫਿਰਨਾ, ਬਿਰਕਤ ਆਦਿ ਕਰਮ ਕਰਨੇ (ਪਰਮਾਤਮਾ ਦੀ ਪ੍ਰਾਪਤ ਲਈ  
ਕੀਤੇ ਜਾਂਦੇ ਹਨ)। ੧੧੦।

ਨਿਉਲੀ ਆਦਿ (ਕਰਮ) ਕਰਨੇ, ਨੀਲੇ ਰੰਗ ਦੇ (ਬਸਤ੍ਰ ਧਾਰਨ ਕਰਨੇ), ਅਨੀਲ  
(ਰੰਗ ਰਹਿਤ ਪ੍ਰਭੂ) ਆਦਿ ਵਿਚ ਧਿਆਨ ਲਗਾਣਾ, (ਇਨ੍ਹਾਂ ਸਭ ਵਿਚੋਂ) ਪ੍ਰਧਾਨ ਕਰਮ  
ਉਸ ਦਾ (ਨਾਮ) ਜਪਣਾ ਹੈ। ੧੧੧।

ਆਦਿ ਤੋਂ ਅਮਿਤ (ਅਸੀਮ) (ਉਸ ਦੀ) ਭਗਤੀ ਹੈ, ਵਿਕਾਰ (ਅਵਿਕਤ-  
ਅਵਿਕ੍ਰਤ) ਅਤੇ ਮੋਹ (ਬ੍ਰਕਤੰ) ਤੋਂ ਪਰੇ ਹੈ, ਜਿਗਿਆਸਾ (ਪ੍ਰਛ) ਤੋਂ ਤੂੰ ਪ੍ਰਾਪਤ (ਪ੍ਰਜਪੰ)  
ਹੁੰਦਾ ਹੈ, ਤੂੰ ਸਭ ਦਾ ਭੋਗ ਕਰਨ ਵਾਲਾ ਅਤੇ ਕਿਸੇ ਦੁਆਰਾ ਨ ਥਾਪਿਆ ਜਾ ਸਕਣ  
ਵਾਲਾ ਹੈ। ੧੧੨।

ਭਗਤਾਂ ਆਦਿ ਦੇ ਕੰਮਾਂ ਨੂੰ ਕਰਨ ਵਾਲਾ ਹੈਂ, ਨ ਜੁਤਨ ਵਾਲਿਆਂ ਦਾ ਤੂੰ ਨਾਸ  
ਕਰਨ ਵਾਲਾ ਹੈਂ, ਵਿਰਕਤ (ਨਿਰਲੇਪ) ਵਿਅਕਤੀਆਂ ਨੂੰ ਤੂੰ (ਆਪਣੇ ਤੇਜ਼) ਨਾਲ  
ਪ੍ਰਕਾਸ਼ਿਤ ਕਰਨ ਵਾਲਾ ਹੈਂ, ਪਿਤਿਆਂ ਨੂੰ ਤੂੰ ਨਸ਼ਟ ਕਰਨ ਵਾਲਾ ਹੈ। ੧੧੩।

ਸਭ ਵਿਚ ਤੂੰ ਪ੍ਰਧਾਨ ਹੈਂ, ਧੁਜਾਵਾਂ ਦਾ ਤੂੰ ਧੁੱਗ ਹੈਂ, ਤੂੰ ਵਿਕਾਰ ਅਤੇ ਨਾਸ ਨੂੰ  
ਪ੍ਰਾਪਤ ਨਹੀਂ ਹੁੰਦਾ, ਬਿਨਾ ਅੰਗਾਂ ਦੇ ਇਕ ਤੂੰ ਹੀ ਹੈਂ। ੧੧੪।

ਊਆਸਤੁਆ ਅਕਾਰੰ। ਕ੍ਰਿਪਸਤੁਆ ਕ੍ਰਿਪਾਰੰ।  
 ਖਿਤਸਤੁਆ ਅਖੰਡੰ। ਗਤਸਤੁਆ ਅਗੰਡੰ। ੨। ੧੧੫।  
 ਘਰਸਤੁਆ ਘਰਾਨੰ। ਛ੍ਰਿਆਸਤੁਆ ਛ੍ਰਿਹਾਲੰ।  
 ਚਿਤਸਤੁਆ ਅਤਾਪੰ। ਛਿਤਸਤੁਆ ਅਛਾਪੰ। ੮। ੧੧੬।  
 ਜਿਤਸਤੁਆ ਅਜਾਪੰ। ਝਿਕਸਤੁਆ ਅਝਾਪੰ।  
 ਇਕਸਤੁਆ ਅਨੇਕੰ। ਟੁਟਸਤੁਆ ਅਟੇਟੰ। ੯। ੧੧੭।  
 ਠਟਸਤੁਆ ਅਠਾਟੰ। ਡਟਸਤੁਆ ਅਡਾਟੰ।  
 ਢਟਸਤੁਆ ਅਢਾਪੰ। ਣਕਸਤੁਆ ਅਣਾਪੰ। ੧੦। ੧੧੮।

ਤਪਸਤੁਆ ਅਤਾਪੰ। ਥਪਸਤੁਆ ਅਥਾਪੰ।  
 ਦਲਸਤੁਆਦਿ ਦੋਖੰ। ਨਹਿਸਤੁਆ ਅਨੋਖੰ। ੧੧। ੧੧੯।

ਅਪਕਤੁਆ ਅਪਾਨੰ। ਫਲਕਤੁਆ ਫਲਾਨੰ।  
 ਬਦਕਤੁਆ ਬਿਸੇਖੰ। ਭਜਸਤੁਆ ਅਭੇਖੰ। ੧੨। ੧੨੦।

ਮਤਸਤੁਆ ਫਲਾਨੰ। ਹਰਿਕਤੁਆ ਹਿਰਦਾਨੰ।  
 ਅੜਕਤੁਆ ਅੜੰਗੰ। ਤ੍ਰਿਕਸਤੁਆ ਤ੍ਰਿਭੰਗੰ। ੧੩। ੧੨੧।

ਰੰਗਸਤੁਆ ਅਰੰਗੰ। ਲਵਸਤੁਆ ਅਲੰਗੰ।  
 ਯਕਸਤੁਆ ਯਕਾਪੰ। ਇਕਸਤੁਆ ਇਕਾਪੰ। ੧੪। ੧੨੨।  
 ਵਦਿਸਤੁਆ ਵਰਦਾਨੰ। ਯਕਸਤੁਆ ਇਕਾਨੰ।  
 ਲਵਸਤੁਆ ਅਲੇਖੰ। ਰਚਿਸਤੁਆ ਅਰੇਖੰ। ੧੫। ੧੨੩।

ਤ੍ਰਿਆਸਤੁਆ ਤ੍ਰਿਭੰਗੇ। ਹਰਿਸਤੁਆ ਹਰੰਗੇ।  
 ਮਹਿਸਤੁਆ ਮਹੇਸੰ। ਭਜਸਤੁਆ ਅਭੇਸੰ। ੧੬। ੧੨੪।

ਬਰਸਤੁਆ ਬਰਾਨੰ। ਪਲਸਤੁਆ ਫਲਾਨੰ।  
 ਨਰਸਤੁਆ ਨਰੇਸੰ। ਦਲਸਤੁਸਾ ਦਲੇਸੰ। ੧੭। ੧੨੫।

ਪਾਧੜੀ ਛੰਦ। ਤ੍ਰੂਪਸਾਦਿ

ਦਿਨ ਅਜਬ ਏਕ ਆਤਮਾ ਰਾਮਾ ਅਨਭਉ ਸਰੂਪ ਅਨਹਦ ਅਕਾਮਾ।  
 ਅਨਛਿਜ ਤੇਜ ਆਜਾਨ ਬਾਹੁ। ਰਾਜਾਨ ਰਾਜ ਸਾਹਾਨ ਸਾਹੁ। ੧। ੧੨੬।

ਓਅੰਕਾਰ ਹੀ ਤੇਰਾ ਆਕਾਰ ਹੈ, ਹੇ ਕ੍ਰਿਪਾਲੂ ! ਤੇਰੀ ਕ੍ਰਿਪਾ ਹੈ। ਪ੍ਰਿਥਵੀ ਦੀ ਸਕਤੀ  
 ('ਖਿਤਸ') ਰੂਪ ਵਿਚ ਤੂੰ ਵਿਆਪ ਰਿਹਾ ਹੈ, ਅੰਗਾਂ ਤੋਂ ਬਿਨਾ ਤੂੰ ਗਤਿਮਾਨ ਹੈ। ੧੧੫।

ਘਰਾਨਿਆਂ ਦਾ ਤੂੰ ਘਰ ਹੈ, ਗ੍ਰਿਹਸਥੀਆਂ ਵਿਚ ਤੂੰ ਗ੍ਰਿਹਸਥੀ ਹੈ, ਚੇਤਨ ਸਰੂਪ  
 ਹੋ ਕੇ ਤੂੰ ਦੁਖਾਂ ਤੋਂ ਰਹਿਤ ਹੈ, ਧਰਤੀ (ਛਿਤ) ਉਤੇ ਤੂੰ ਹੀ ਪ੍ਰਗਟ ਹੈ। ੧੧੬।

ਤੂੰ ਜਿਤ ਰੂਪ ਅਤੇ ਜਾਪਾਂ ਤੋਂ ਪਰੇ ਹੈ, ਤੂੰ ਕਿਸੇ ਦੀ ਰੁਕਾਵਟ ਤੋਂ ਨਹੀਂ ਡਰਦਾ,  
 ਅਨੇਕਾਂ ਵਿਚ ਤੂੰ ਇਕ ਹੈ, ਤੂੰ ਤੋਤਨ ਵਾਲਾ ਹੈ ਪਰ (ਆਪ) ਅਟੁੱਟ ਹੈ। ੧੧੭।

ਤੂੰ ਠਾਠਾਂ ਵਾਲਾ ਅਤੇ ਠਾਠ-ਰਹਿਤ ਹੈ, ਤੂੰ ਡਾਂਟਣ ਵਾਲਾ ਅਤੇ (ਆਪ) ਡਾਟਣ  
 ਤੋਂ ਪਰੇ ਹੈ, ਤੂੰ ਢਾਹੁਣ ਵਾਲਾ ਅਤੇ ਨ ਢਹੇ ਜਾ ਸਕਣ ਵਾਲਾ ਹੈ, ਤੂੰ ਨਾਪਣ ਵਾਲਾ  
 ਅਤੇ ਨਾਪ-ਰਹਿਤ ਹੈ। ੧੧੮।

ਤੂੰ ਤਪ-ਤੇਜ ਵਾਲਾ ਹੈ (ਪਰ ਆਪ) ਅਤਾਪ ਹੈ, ਤੂੰ ਥਪਣਾ ਵਾਲਾ (ਅਤੇ ਆਪ)  
 ਕਿਸੇ ਦੁਆਰਾ ਨ ਥਾਪੇ ਜਾਣ ਵਾਲਾ ਹੈ, ਆਦਿ ਤੋਂ ਹੀ ਤੂੰ ਦੁਖਾਂ ਨੂੰ ਦਲਣ ਵਾਲਾ ਹੈ,  
 ਤੇਰੇ ਵਰਗਾ ਕੋਈ ਅਨੋਖਾ ਨਹੀਂ ਹੈ। ੧੧੯।

ਤੂੰ ਪਕਣ ਅਤੇ ਪੀਣ ਤੋਂ ਮੁਕਤ ਹੈ, ਫਲਾਂ ਵਿਚ ਤੂੰ ਫਲ-ਰੂਪ ਹੈ, ਬਦੀ ਕਰਨ  
 ਵਾਲਿਆਂ ਵਿਚ ਤੂੰ ਵਿਸ਼ੇਸ਼ ਰੂਪ ਵਿਚ ਮੌਜੂਦ ਹੈ, ਭਜਨ ਕਰਨ ਵਾਲਿਆਂ ਵਿਚ ਤੂੰ ਭੇਖ-  
 ਰਹਿਤ ਹੈ। ੧੨੦।

ਫਲਾਂ ਵਿਚ ਮਸਤੀ ਭਰਨ ਵਾਲਾ ਤੂੰ ਹੀ ਹੈ, ਹਿਰਦਿਆਂ ਵਿਚ ਤੂੰ ਉਤਸਾਹਿਤ  
 ਕਰਨ ਵਾਲ ਹੈ, ਅੜਿਕਿਆਂ ਵਿਚ ਤੂੰ ਅੜਨ ਵਾਲ ਹੈ, ਤਿੰਨ (ਲੋਕ) ਵੀ ਤੂੰ ਹੈ ਅਤੇ  
 ਤਿੰਨ ਨੂੰ ਭੰਨਣ ਵਾਲਾ ਵੀ ਤੂੰ ਹੈ। ੧੨੧।

ਤੂੰ ਰੰਗ ਸਹਿਤ ਅਤੇ ਰੰਗ-ਰਹਿਤ ਹੈ, ਤੂੰ ਹੀ ਲਿਪਤ ਹੋਣ ਵਾਲਾ ਅਤੇ ਨਿਰਲੇਪ  
 ਵੀ ਹੈ, ਤੂੰ ਇਕੋ ਇਕ ਹੈ, ਇਕੋ ਵਰਗਾ ਹੈ, ਤੂੰ ਆਪ ਹੀ ਹੈ ਅਤੇ ਕੇਵਲ ਇਕ ਹੈ। ੧੨੨।

ਤੂੰ ਕਥਨ ਕੀਤਾ ਜਾਂਦਾ ਹੈ ਅਤੇ ਵਰ ਦੇਣ ਵਾਲਾ ਹੈ, ਤੂੰ ਕੇਵਲ ਇਕੋ ਇਕ  
 ਹੈ, ਤੂੰ ਲਿਪਤ ਹੋਣ ਵਾਲਾ ਅਤੇ ਲੇਖੇ ਤੋਂ ਪਰੇ ਹੈ, ਤੂੰ ਰੇਖਾ ਤੋਂ ਬਿਨਾ ਕਥਨ ਕੀਤਾ ਜਾ  
 ਰਿਹਾ ਹੈ। ੧੨੩।

ਤਿੰਨ ਲੋਕਾਂ ਵਿਚ ਤੂੰ ਹੈ ਅਤੇ (ਉਨ੍ਹਾਂ ਨੂੰ) ਭੰਨਣ ਵਾਲਾ ਵੀ ਤੂੰ ਹੈ, ਹਰ ਇਕ  
 ਵਿਚ ਤੂੰ ਹਰ ਰੰਗ ਵਿਚ ਵਿਆਪਤ ਹੈ, ਤੂੰ ਮਹੇਸ਼ਾਂ ਵਿਚ ਮਹੇਸ਼ ਹੈ ਅਤੇ ਭਜਣ ਯੋਗ  
 (ਕੇਵਲ) ਤੂੰ ਅਭੇਸ ਹੀ ਹੈ। ੧੨੪।

ਤੂੰ ਸਭ ਤੋਂ ਸ੍ਰੇਸ਼ਠ ਦਾਸਿਆ ਗਿਆ ਹੈ, ਤੂੰ ਪਲ ਭਰ ਵਿਚ ਫਲ ਦੇਣ ਵਾਲਾ ਹੈ,  
 ਨਰਾਂ ਵਿਚ ਤੂੰ ਸ੍ਰੇਸ਼ਠ ਨਰ ਹੈ, ਤੂੰ ਦਲਾਂ ਦੇ ਸੁਆਮੀਆਂ ਨੂੰ ਦਲਣ ਵਾਲਾ ਹੈ। ੧੨੫।  
 ਪਾਧੜੀ ਛੰਦ। ਤੇਰੀ ਕ੍ਰਿਪਾ ਨਾਲ

ਇਕ ਦਿਨ ਜੀਵਾਤਮਾ ਨੇ ਪਰਮਾਤਮਾ ਤੋਂ ਅਣੋਖਾ ਜਿਹਾ (ਪ੍ਰਸ਼ਨ) ਪੁਛਿਆ ਕਿ  
 ਹੇ ਅਨੁਭਵ ਦੁਆਰਾ ਜਾਣੇ ਜਾਣ ਵਾਲੇ, ਅਨਹਦ ਸਰੂਪ, ਕਾਮਨਾ-ਰਹਿਤ, ਅਣਛਿਜ ਤੇਜ਼  
 ਵਾਲੇ, ਲੰਬੀਆਂ ਭੁਜਾਵਾਂ ਵਾਲੇ, ਰਾਜਿਆਂ ਦੇ ਰਾਜੇ ਅਤੇ ਸਾਹਾਂ ਦੇ ਸਾਹਾਂ। ੧੨੬।

ਉਚਰਿਓ ਆਤਮਾ ਪਰਮਾਤਮਾ ਸੰਗ। ਉਤਭੁਜ ਸਰੂਪ ਅਬਿਗਤ ਅਭੰਗ।  
ਇਹ ਕਉਨ ਆਹਿ ਆਤਮਾ ਸਰੂਪਾ ਜਿਹ ਅਮਿਤ ਤੇਜਿ ਅਤਿਭੂਤਿ ਬਿਭੂਤਿ। ੨। ੧੨੧।

## ਪਰਾਤਮਾ ਬਾਚ

ਯਹਿ ਬੁਹਮ ਆਹਿ ਆਤਮਾ ਰਾਮ। ਜਿਹ ਅਮਿਤ ਤੇਜਿ ਅਬਿਗਤ ਅਕਾਮ।  
ਜਿਹ ਭੇਦ ਭਰਮ ਨਹੀਂ ਕਰਮ ਕਾਲ। ਜਿਹ ਸਤ੍ਰ ਮਿਤ੍ਰ ਸਰਬ ਦਿਆਲ। ੩। ੧੨੮।

ਡੋਬਿਯੋ ਨ ਢੁਬੈ ਸੋਖਿਯੋ ਨ ਜਾਇ। ਕਟਿਯੋ ਨ ਕਟੈ ਨ ਬਾਰਿਯੋ ਬਗਾਇ।  
ਛਿਜੈ ਨ ਨੈਕ ਸਤ ਸਸਤ੍ਰ ਪਾਤ। ਜਿਹ ਸਤ੍ਰ ਮਿਤ੍ਰ ਨਹੀਂ ਜਾਤ ਪਾਤ। ੪। ੧੨੯।

ਸਤ੍ਰ ਸਹੰਸ ਸਤਿ ਸਤਿ ਪ੍ਰਘਾਇ। ਛਿਜੈ ਨ ਨੈਕ ਖੰਡਿਓ ਨ ਜਾਇ।  
ਨਹੀਂ ਜਰੈ ਨੈਕ ਪਾਵਕ ਮੰਝਾਰ। ਬੋਰੈ ਨ ਸਿੰਧ ਸੋਖੈ ਨ ਬ੍ਯਾਰ। ੫। ੧੩੦।

ਇਕ ਕਰਯੋ ਪ੍ਰਸਨ ਆਤਮਾ ਦੇਵ। ਅਨਭੰਗ ਰੂਪ ਅਨਿਭਉ ਅਭੇਵ।  
ਯਹਿ ਚਤੁਰ ਵਰਗ ਸੰਸਾਰ ਦਾਨ। ਕਿਹੁ ਚਤੁਰ ਵਰਗ ਕਿਜੈ ਵਖਿਆਨ। ੬। ੧੩੧।

ਇਕ ਰਾਜੁ ਧਰਮ ਇਕ ਦਾਨ ਧਰਮ। ਇਕ ਭੋਗ ਧਰਮ ਇਕ ਮੋਛ ਕਰਮ।  
ਇਕ ਚਤੁਰ ਵਰਗ ਸਭ ਜਗ ਭਣੰਤ। ਸੇ ਆਤਮਾਹ ਪਰਾਤਮਾ ਪੁਛੰਤ। ੭। ੧੩੨।

ਇਕ ਰਾਜ ਧਰਮ ਇਕ ਧਰਮ ਦਾਨ। ਇਕ ਭੋਗ ਧਰਮ ਇਕ ਮੋਛਵਾਨ।  
ਤੁਮ ਕਹੋ ਚਤ੍ਰ ਚਤ੍ਰੈ ਬਿਚਾਰ। ਜੇ ਤ੍ਰਿਕਾਲ ਭਏ ਸੁਗ ਅਪਾਰ। ੮। ੧੩੩।

ਬਰਨੰਨ ਕਰੋ ਤੁਮ ਪ੍ਰਿਥਮ ਦਾਨ। ਜਿਮ ਦਾਨ ਧਰਮ ਕਿੰਨੇ ਨਿਪਨ।  
ਸਤਿਸੁਗ ਕਰਮ ਸੁਰ ਦਾਨ ਦੰਤ। ਭੂਮਾਦਿ ਦਾਨ ਕੀਨੇ ਅਕੰਥ। ੯। ੧੩੪।

ਤੈ ਜੁਗ ਮਹੀਪ ਬਰਨੇ ਨ ਜਾਤ। ਗਾਥਾ ਅਨੰਤ ਉਪਮਾ ਅਗਾਤ।  
ਜੋ ਕੀਏ ਜਗਤ ਸੈ ਜਗ ਧਰਮ। ਬਰਨੇ ਨ ਜਾਹਿ ਤੇ ਅਮਿਤ ਕਰਮ। ੧੦। ੧੩੫।

ਕਲਜੁਗ ਤੇ ਆਦਿ ਜੋ ਭਏ ਮਹੀਪ। ਇਹਿ ਭਰਥ ਖੰਡ ਮਹਿ ਜੰਥੁ ਦੀਪ।  
ਤੂ ਬਲ ਪ੍ਰਤਾਪ ਬਰਣੈ ਸੁ ਤ੍ਰੈਣ। ਰਾਜਾ ਯੁਧਿਸ਼ਟ੍ਰ ਭੂ ਭਰਥੈ ਏਣ। ੧੧। ੧੩੬।

ਖੰਡੇ ਅਖੰਡ ਜਿਹ ਚਤੁਰ ਖੰਡ। ਕੈਰੈ ਕੁਰਖੇਤ੍ਰ ਮਾਰੇ ਪ੍ਰਚੰਡ।

ਇਹ ਆਤਮਾ ਕੌਣ ਹੈ ਜੋ ਸਾਰੀ ਬਨਸਪਤੀ ਵਿਚ ਵਿਆਪਤ, ਗਤਿ ਤੋਂ ਰਹਿਤ ਅਤੇ ਨਾਸ਼ ਤੋਂ ਬਿਨਾ ਹੈ ਅਤੇ ਜਿਸ ਦਾ ਅਸੀਮ ਤੇਜ਼ ਅਤੇ ਅਨੋਖੀ ਵਿਭੂਤੀ ਹੈ। ੧੨੧।

## ਪਰਾਤਮਾ ਨੇ ਕਿਹਾ

ਹੋ ਜੀਵਾਤਮਾ! ਇਹ ਬੁਹਮ ਹੈ ਜਿਸ ਦਾ ਅਸੀਮ ਤੇਜ਼ ਹੈ, ਜੋ ਗਤਿ ਅਤੇ ਕਾਮਨਾ ਤੋਂ ਰਹਿਤ ਹੈ ਅਤੇ ਜਿਸ ਵਿਚ ਭੇਦ, ਭਰਮ, ਕਰਮ ਅਤੇ ਕਾਲ ਦਾ ਕੋਈ ਦਖਲ ਨਹੀਂ ਅਤੇ ਜੋ ਵੈਰੀ ਅਤੇ ਮਿਤਰ ਸਭਨਾਂ ਪ੍ਰਤਿ ਦਿਆਲ ਹੈ। ੧੨੮।

ਜੋ ਢੁਬਾਇਆਂ ਢੁਬਦਾ ਨਹੀਂ, ਸੁਕਾਇਆ ਸੁਕਦਾ ਨਹੀਂ, ਕਟਿਆਂ ਕਟਿਆ ਨਹੀਂ ਜਾਂਦਾ, (ਅੱਗ ਨਾਲ) ਸਤਿਆਂ ਸੜਦਾ ਨਹੀਂ, ਸੈਂਕੜੇ ਸਸਤ੍ਰਾਂ ਦੇ ਪ੍ਰਹਾਰ ਨਾਲ ਛਿਡਦਾ ਨਹੀਂ, ਜਿਸ ਦਾ ਕੋਈ ਵੈਰੀ ਅਤੇ ਮਿਤਰ ਅਤੇ ਜਾਤ-ਭਾਈਚਾਰਾ ਨਹੀਂ ਹੈ। ੧੨੯।

(ਚਾਰੇ) ਲੱਖਾਂ ਵੈਰੀ (ਮਿਲ ਕੇ ਉਸ ਉਤੇ) ਸੈਂਕੜੇ ਪ੍ਰਹਾਰ ਕਰਨ, (ਉਹ) ਨ ਛਿਜਦਾ ਹੈ ਅਤੇ ਨ ਜਗ ਜਿਨ੍ਹਾਂ ਟੁੱਟਦਾ ਹੈ, (ਜੋ) ਅੱਗ ਵਿਚ ਰਤਾ ਜਿੰਨਾ ਵੀ ਸੜਦਾ ਨਹੀਂ, (ਜਿਸ ਨੂੰ) ਸਮੁੰਦਰ ਢੁਬਾ ਨਹੀਂ ਸਕਦਾ ਅਤੇ ਵਾਯੂ ਸੁਕਾ ਨਹੀਂ ਸਕਦੀ। ੧੩੦।

ਆਤਮਾ ਨੇ ਫਿਰ ਇਕ ਪ੍ਰਸਨ ਕੀਤਾ, ਹੋ ਨਾਸ਼ ਤੋਂ ਰਹਿਤ, ਡਰ ਤੋਂ ਬਿਨਾ ਅਤੇ ਭੇਦ-ਭਾਵ ਤੋਂ ਮੁਕਤ ਰੂਪ ਵਾਲੇ! ਸੰਸਾਰ ਵਿਚ ਦਾਨ ਦੇ ਚਾਰ ਵਰਗ ਕਹੇ ਜਾਂਦੇ ਹਨ। ਕ੍ਰਿਪਾ ਕਰ ਕੇ (ਇਨ੍ਹਾਂ) ਚਾਰ ਵਰਗਾਂ ਦੀ ਵਿਆਖਿਆ ਕਰੋ। ੧੩੧।

(ਉਤਰ ਵਿਚ ਪਰਮਾਤਮਾ ਨੇ ਕਿਹਾ) ਇਕ ਰਾਜ-ਧਰਮ (ਰਾਜਨੀਤੀ) ਹੈ, ਇਕ ਦਾਨ-ਧਰਮ (ਧਰਮ-ਨੀਤੀ) ਹੈ, ਇਕ ਭੋਗ-ਧਰਮ (ਗ੍ਰਿਹਸਥ-ਨੀਤੀ) ਹੈ ਅਤੇ ਇਕ ਮੋਖ-ਕਰਮ (ਸੰਨਿਆਸ-ਨੀਤੀ)। ਇਹੀ ਚਾਰ ਵਰਗ ਸੰਸਾਰ ਵਿਚ ਕਹੇ ਜਾਂਦੇ ਹਨ। (ਫਿਰ) ਆਤਮਾ ਨੇ ਪਰਮਾਤਮਾ ਨੂੰ ਪੁਛਿਆ। ੧੩੨।

ਇਕ ਰਾਜ-ਧਰਮ, ਇਕ ਦਾਨ-ਧਰਮ, ਇਕ ਭੋਗ-ਧਰਮ ਅਤੇ ਇਕ ਮੋਖ-ਕਰਮ ਹੈ, ਇਨ੍ਹਾਂ ਚੌਹਾਂ ਬਚੇ ਤੁਸੀਂ ਵਿਚਾਰ-ਪ੍ਰਵਕ ਸਮਝਾਓ। (ਇਹ ਵੀ ਦਸੋ ਕਿ) ਤਿੰਨਾਂ ਕਾਲਾਂ ਅਤੇ ਅਪਾਰ ਯੁਗਾਂ ਵਿਚ (ਇਨ੍ਹਾਂ ਦੀ ਪਾਲਨਾ ਕਰਨ ਵਾਲੇ ਕੌਣ ਕੌਣ) ਹੋਏ ਹਨ?। ੧੩੩।

ਪਹਿਲਾਂ ਤੁਸੀਂ ਦਾਨ-ਧਰਮ ਦਾ ਵਰਣਨ ਕਰੋ, ਜਿਵੇਂ ਰਾਜਿਆਂ ਨੇ ਦਾਨ-ਧਰਮ ਦੀ ਪਾਲਨਾ ਕੀਤੀ। ਸਤਿਯੁਗ ਵਿਚ ਦੇਵਤਿਆਂ ਵਰਗੇ ਕਰਮ ਕਰ ਕੇ ਦਾਨ ਦਿੱਤਾ ਅਤੇ ਭੂਮੀ ਆਦਿ ਦਾਨ ਦਿੱਤੇ ਹਨ (ਜੋ) ਕਬਨ ਤੋਂ ਬਾਹਰ ਹਨ। ੧੩੪।

ਤਿੰਨਾਂ ਯੁਗਾਂ ਦੇ ਰਾਜਿਆਂ ਦਾ ਵਰਣਨ ਨਹੀਂ ਕੀਤਾ ਜਾ ਸਕਦਾ, (ਕਿਉਂਕਿ ਉਨ੍ਹਾਂ ਦੀ) ਕਬਨ ਅਮੁਕ ਹੈ ਅਤੇ ਉਪਮਾ ਕਬਨ ਤੋਂ ਪਰੇ ਹੈ ('ਅਗਾਤ'), (ਉਨ੍ਹਾਂ ਨੇ) ਜਗਤ ਵਿਚ ਜੋ ਯੱਗ ਕਰਦੇ ਹੋਇਆਂ ਧਰਮ ਕੀਤੇ ਅਤੇ ਹੋਰ ਅਨੰਤ ਕਰਮ ਕੀਤੇ, (ਉਨ੍ਹਾਂ ਦਾ) ਵਰਣਨ ਨਹੀਂ ਕੀਤਾ ਜਾ ਸਕਦਾ। ੧੩੫।

ਕਲਿਯੁਗ ਤੋਂ ਪਹਿਲਾਂ ਇਸ ਭਾਰਤ-ਖੰਡ ਦੇ ਜੰਥੁ ਦੀਪ ਵਿਚ ਜੋ ਰਜੇ ਹੋਏ, ਤੇਰੇ ਬਲ ਨਾਲ ਉਨ੍ਹਾਂ ('ਤ੍ਰੈਣ') ਦੇ ਪ੍ਰਤਾਪ ਦਾ ਵਰਣਨ ਕਰਦਾ ਹਾਂ। ਪ੍ਰਿਸਥੀ ('ਭੂ') ਨੂੰ ਭਰਨ ਵਾਲਾ ਕਲੰਕ-ਰਹਿਤ ('ਏਣ') ਇਕ ਰਾਜਾ ਯੁਧਿਸ਼ਠਰ ਹੋਇਆ ਹੈ। ੧੩੬।

(ਉਸ ਨੇ) ਚੌਹਾਂ ਖੰਡਾਂ ਵਿਚ ਖੰਡਿਤ ਨ ਕੀਤੇ ਜਾ ਸਕਣ ਵਾਲੇ (ਰਾਜਿਆਂ ਦਾ) ਖੰਡਨ ਕੀਤਾ ਅਤੇ ਕੌਰਵਾਂ ਨੂੰ ਕੁਰੂਕਸ਼ੇਤਰ (ਦੇ ਯੁੱਧ ਵਿਚ) ਪ੍ਰਚੰਡ (ਬਲ ਨਾਲ) ਮਾਰਿਆ,

ਜਿਹ ਚਤੁਰ ਕੁੰਡ ਜਿਤਿਯੋ ਦੁਬਾਰ। ਅਰਜਨ ਭੀਮਾਦਿ ਭ੍ਰਾਤਾ ਜੁਝਾਰ। ੧੨। ੧੩੨।

ਅਰਜਨ ਪਠਿਯੋ ਉਤਰ ਦਿਸਾਨ। ਭੀਮਹਿ ਕਰਾਇ ਪੂਰਬ ਪਯਾਨ।  
ਸਹਿਦੇਵ ਪਠਿਯੋ ਦਛਣ ਸੁਦੇਸਾ। ਨੁਕਲਹਿ ਪਠਾਇ ਪਛਮ ਪ੍ਰਵੇਸਾ। ੧੩। ੧੩੯।

ਮੰਡੇ ਮਹੀਪ ਖੰਡਿਯੋ ਖਤ੍ਰਾਣ। ਜਿਤੇ ਅਜੀਤ ਮੰਡੇ ਮਹਾਨ।  
ਖੰਡਿਯੋ ਸੁ ਉਤ੍ਰ ਖੁਰਾਸਾਨ ਦੇਸਾ। ਦਛਨ ਪੂਰਬ ਜੀਤੇ ਨਰੇਸਾ। ੧੪। ੧੩੯।

ਖਗ ਖੰਡ ਖੰਡ ਜੀਤੇ ਮਹੀਪ। ਬਜਿਯੋ ਨਿਸਾਨ ਇਹ ਜੰਬੂਦੀਪ।  
ਇਕ ਠਉਰ ਕੀਏ ਸਬ ਦੇਸ ਰਾਉ। ਮਖ ਰਾਜਸੂਆ ਕੋ ਕੀਓ ਚਾਉ। ੧੫। ੧੪੦।

ਸਬ ਦੇਸ ਦੇਸ ਪਠੇ ਸੁ ਪੜ੍ਹ। ਜਿਤ ਜਿਤ ਗੁਨਾਢ ਕੀਏ ਇਕਤ੍ਰੁ।  
ਮਖ ਰਾਜਸੂਆ ਕੋ ਕੀਯੋ ਅਰੰਭ। ਨਿਪ ਬਹੁਤ ਬੁਲਾਇ ਜਿਤੇ ਅਸੰਭ। ੧੬। ੧੪੧।

### ਤੁਆਲ ਛੰਦ

ਕੋਟਿ ਕੋਟਿ ਬੁਲਾਇ ਰਿਤਜ ਕੋਟਿ ਬ੍ਰਹਮ ਬੁਲਾਇ।  
ਕੋਟਿ ਕੋਟਿ ਬਨਾਇ ਬਿੰਜਨ ਭੋਗੀਅਹਿ ਬਹੁ ਭਾਇ।  
ਜੜੁ ਤੜੁ ਸਮਗ੍ਰਾ ਕਹੂ ਲਾਗ ਹੈ ਨਿਪਰਾਇ।  
ਰਾਜਸੂਇ ਕਰਹਿ ਲਗੇ ਸਭ ਧਰਮ ਕੋ ਚਿਤ ਚਾਇ। ੧। ੧੪੨।

ਏਕ ਏਕ ਸੁਵਰਨ ਕੋ ਦਿਜ ਏਕ ਦੀਜੈ ਭਾਰ।  
ਏਕ ਸਉ ਗਜ ਏਕ ਸਉ ਰਥਿ ਦੁਇ ਸਹੰਸੁ ਤੁਖਾਰ।  
ਸਹੰਸ ਚਤੁਰ ਸੁਵਰਨ ਸਿੰਗੀ ਮਹਿਖ ਦਾਨ ਅਪਾਰ।  
ਏਕ ਏਕਹਿ ਦੀਜੀਐ ਸੁਨ ਰਾਜ ਰਾਜ ਅਉਤਾਰ। ੨। ੧੪੩।  
ਸੁਵਰਨ ਦਾਨ ਸੁ ਦਾਨ ਰੁਕਮ ਦਾਨ ਸੁ ਤਾਂਬ੍ਰ ਦਾਨ ਅਨੰਤ।  
ਅੰਨ ਦਾਨ ਅਨੰਤ ਦੀਜਤ ਦੇਖ ਦੀਨ ਦੁਰੰਤ।  
ਬਸਤ੍ਰ ਦਾਨ ਪਟੰਬ੍ਰ ਦਾਨ ਸੁ ਸਸਤ੍ਰ ਦਾਨ ਦਿਜੰਤ।  
ਕੂਪ ਭਿੜਕ ਹੁਇ ਗਏ ਸਬ ਦੇਸ ਦੇਸ ਦੁਰੰਤ। ੩। ੧੪੪।  
ਚੜ੍ਹ ਕੋਸ ਬਨਾਹਿ ਕੁੰਡਕ ਸਹਸ੍ਰ ਲਾਇ ਪਰਨਾਰ।  
ਸਹੰਸੁ ਹੋਮ ਕਰੈ ਲਗੈ ਦਿਜ ਬੇਦ ਬਿਆਸ ਅਉਤਾਰ।  
ਹਸਤ ਸੁੰਡ ਪ੍ਰਮਾਨ ਪਿ੍ਹਤ ਕੀ ਪਰਤ ਧਾਰ ਅਪਾਰ।  
ਹੋਤ ਭਸਮ ਅਨੇਕ ਬਿੰਜਨ ਲਪਟ ਝਪਟ ਕਰਾਲ। ੪। ੧੪੫।

ਜਿਸ ਨੇ ਚੌਹਾਂ ਦਿਸ਼ਾਵਾਂ ਨੂੰ ਦੋ ਵਾਰ ਜਿਤਿਆ (ਅਤੇ ਜਿਸ ਦੇ) ਅਰਜਨ, ਭੀਮ ਆਦਿ ਜੁਝਾਰੂ ਭਰਾ ਸਨ। ੧੩੨।

(ਉਸ ਨੇ) ਉਤਰ ਦਿਸ਼ਾ ਨੂੰ (ਜਿਤਣ ਲਈ) ਅਰਜਨ ਨੂੰ ਭੇਜਿਆ ਅਤੇ ਭੀਮ ਨੂੰ ਪੂਰਵ ਦਿਸ਼ਾ ਵਲ ਭੇਜਿਆ, ਸਹਿਦੇਵ ਨੂੰ ਦੱਖਣ ਦੇਸ ਵਲ ਘਲਿਆ ਅਤੇ ਨਕਲ ਨੂੰ ਪੱਛਮ ਦੇ ਇਲਾਕੇ ਵਲ ਭੇਜ ਦਿੱਤਾ। ੧੩੩।

(ਇਨ੍ਹਾਂ ਸਾਰਿਆਂ ਨੇ) ਰਾਜਿਆਂ ਨੂੰ ਮਸਲ ('ਮੰਡੇ') ਦਿੱਤਾ ਅਤੇ ਛਤਰੀਆਂ ਨੂੰ ਖੰਡ ਖੰਡ ਕਰ ਦਿੱਤਾ, ਨ ਜਿਤੇ ਜਾ ਸਕਣ ਵਾਲਿਆਂ ਨੂੰ ਜਿਤ ਲਿਆ ਅਤੇ ਮਹਾਨ (ਯੋਧਿਆਂ) ਨੂੰ ਮਿਧ ਦਿੱਤਾ। ਉਤਰ (ਦਿਸ਼ਾ ਵਿਚ ਖੁਰਾਸਾਨ ਦੇਸ ਦਾ ਖੰਡਨ ਕੀਤਾ ਅਤੇ ਦੱਖਣ ਅਤੇ ਪੂਰਬ (ਦਿਸ਼ਾਵਾਂ ਦੇ) ਰਾਜਿਆਂ ਨੂੰ ਵੀ ਜਿਤ ਲਿਆ। ੧੩੪।

(ਆਪਣੇ) ਖੜਗ-ਬਲ ਨਾਲ ਸਾਰੇ ਖੰਡਾਂ ਦੇ ਰਾਜੇ ਜਿਤ ਲਏ। ਇਸ ਜੰਬੂ ਦੀਪ ਵਿਚ (ਰਾਜੇ ਯੁਧਿਸ਼ਠਰ ਦਾ) ਧੌਮਾ ਵਜਣ ਲਗਿਆ। ਸਾਰਿਆਂ ਦੇਸ਼ਾਂ ਦੇ ਰਾਜਿਆਂ ਨੂੰ (ਉਸ ਨੇ) ਇਕ ਸਥਾਨ ਉਤੇ (ਇਕੱਠਾ ਕਰ ਕੇ) ਰਾਜਸੂਯ ਯੱਗ ਕਰਨ ਦਾ ਸੌਕ ਪੂਰਾ ਕੀਤਾ। ੧੪੦।

ਸਾਰਿਆਂ ਦੇਸ਼ਾਂ ਨੂੰ ਪੱਤਰ ਭੇਜ ਦਿੱਤੇ। ਜਿਥੇ ਜਿਥੇ (ਜੋ) ਗੁਣਵਾਨ (ਸਨ, ਉਨ੍ਹਾਂ ਨੂੰ) ਇਕੱਠਾ ਕਰ ਲਿਆ। ਰਾਜਸੂਯ ਯੱਗ ('ਮਖ') ਦਾ ਆਰੰਭ ਕੀਤਾ। ਬਹੁਤ ਸਾਰੇ ਰਾਜਿਆਂ ਨੂੰ ਬੁਲਾ ਲਿਆ, (ਜਿਨ੍ਹਾਂ ਨੂੰ ਜਿਤਣਾ) ਅਸੰਭਵ ਸੀ (ਉਨ੍ਹਾਂ ਨੂੰ ਵੀ) ਜਿਤ ਲਿਆ। ੧੪੧।

### ਤੁਆਲ ਛੰਦ

ਕਰੋੜਾਂ ਯੱਗ ਕਰਨ ਵਾਲੇ ਕਰਮਕਾਂਡੀਆਂ ('ਰਿਤਜ') ਨੂੰ ਅਤੇ ਕਰੋੜਾਂ ਬ੍ਰਾਹਮਣਾਂ ਨੂੰ ਬੁਲਾ ਲਿਆ। ਕਰੋੜਾਂ ਕਿਸਮਾਂ ਦੇ ਭੱਜਨ ਬਣਵਾਏ ਗਏ (ਜਿਨ੍ਹਾਂ ਨੂੰ ਉਹ) ਬਹੁਤ ਸੌਕ ਨਾਲ ਖਾਂਦੇ ਸਨ। ਜਿਥੇ ਕਿਥੇ ਸਾਮਗ੍ਰੀ (ਖਿਲਰੀ ਪਈ ਸੀ) ਅਤੇ (ਉਸ ਨੂੰ ਇਕੱਠਾ ਕਰਨ ਲਈ) ਕਈ ਰਾਜੇ ਲਗੇ ਹੋਏ ਸਨ। (ਸਾਰੇ ਰਾਜੇ, ਜਿਨ੍ਹਾਂ ਦੇ) ਚਿੱਤ ਵਿਚ ਧਰਮ-ਕਰਮ ਲਈ ਚਾਹ ਸੀ, ਰਾਜਸੂਯ ਯੱਗ ਵਿਚ ਲਗੇ ਹੋਏ ਸਨ। ੧੪੨।

(ਯੱਗ ਕਰਾਉਣ ਵਾਲੇ ਰਾਜੇ ਨੇ ਕਿਹਾ ਕਿ) ਇਕ ਇਕ ਬ੍ਰਾਹਮਣ ਨੂੰ ਇਕ ਇਕ ਭਾਰ ਸੌਨਾ ਦਿਓ। ਇਕ ਸੌ ਹਾਥੀ, ਇਕ ਸੌ ਰਥ, ਦੋ ਹਜ਼ਾਰ ਘੋੜੇ, ਚਾਰ ਹਜ਼ਾਰ ਸੁਨਹਿਰੀ ਸਿੰਗਾਂ ਵਾਲੀਆਂ ਮੱਡਾਂ ਦਾ ਅਪਾਰ ਦਾਨ ਦਿਓ। (ਇਤਨਾ ਕੁਝ) ਇਕ ਇਕ ਬ੍ਰਾਹਮਣ ਨੂੰ ਦਿਓ, (ਹੋ) ਰਾਜਿਆਂ ਦੇ ਰਾਜਿਓ! ਸੁਣੋ। ੧੪੩।

ਸੌਨਾ, ਚਾਂਦੀ ਦਿੱਤੀ ਅਤੇ ਤਾਂਬੇ ਦਾ ਅਨੰਤ ਦਾਨ ਦਿੱਤਾ। ਬੇਅੰਤ ਦੁਖੀਆਂ ਅਤੇ ਦੀਨਾਂ ਨੂੰ ਵੇਖ ਕੇ ਬਹੁਤ ਅੰਨ ਦਾ ਦਾਨ ਦਿੱਤਾ। ਬਸਤ੍ਰਾਂ ਦਾ ਦਾਨ, ਰੋਸ਼ਮੀ ਕਪਤਿਆਂ ਦਾ ਦਾਨ ਅਤੇ ਸ਼ਸਤ੍ਰਾਂ ਦਾ ਦਾਨ ਦਿੱਤਾ। ਦੂਰੋਂ ਦੂਰੋਂ ਦੇਸ਼ਾਂ ਤੋਂ ਆਏ ਮੰਗਤੇ ਦਾਨ ਪ੍ਰਾਪਤ ਕਰ ਕੇ ਰਾਜੇ ਬਣ ਗਏ। ੧੪੪।

ਚਾਰ ਕੋਹਾਂ ਤਕ ਯੱਗ-ਕੁੰਡ ਬਣਾਇਆ ਗਿਆ, ਜਿਸ ਵਿਚ ਇਕ ਹਜ਼ਾਰ ਪ੍ਰਨਾਲੇ ਲਗਾਏ ਗਏ ਸਨ। ਵੇਦ ਵਿਆਸ ਦੇ ਅਵਤਾਰ ਵਰਗੇ ਇਕ ਹਜ਼ਾਰ ਬ੍ਰਾਹਮਣ ਹੋਮ ਕਰਨ ਲਗੇ। ਹਾਥੀ ਦੀ ਸੁੰਡ ਜਿੰਨੀ (ਸੋਟੀ) ਘਿੜ ਦੀ ਲਗਾਤਾਰ ਧਾਰ (ਯੱਗ ਕੁੰਡ ਵਿਚ) ਪੈਂਦੀ ਸੀ। ਉਸ ਭਿਆਨਕ (ਅਗਨੀ ਦੀ) ਲਾਟ ਵਿਚ ਅਨੇਕ ਪਦਾਰਥ ਭਸਮ ਹੋ ਰਹੇ ਸਨ। ੧੪੫।

ਮ੍ਰਿਤਕਾ ਸਭ ਤੀਰਥ ਕੀ ਸਭ ਤੀਰਥ ਕੋ ਲੈ ਬਾਰਾ।  
 ਕਾਸਟਕਾ ਸਭ ਦੇਸ ਕੀ ਸਭ ਦੇਸ ਕੀ ਜਿਉਨਾਰਾ।  
 ਭਾਤ ਭਾਤਨ ਕੇ ਮਹਾ ਰਸ ਹੋਮੀਐ ਤਿਹ ਮਾਹਿ।  
 ਵੇਖ ਚਕੂਤ ਰਹੈ ਦਿਜੰਬਰ ਰੀਝ ਹੀ ਨਰ ਨਾਹਾ। ਪਾ ੧੪੯।  
 ਭਾਤ ਭਾਤ ਅਨੇਕ ਬਿਜੰਨ ਹੋਮੀਐ ਤਿਹ ਆਨ।  
 ਚਤੁਰ ਬੇਦ ਪੜੈ ਚੜ੍ਹ ਸਭ ਬਿਪ ਬ੍ਰਾਹਮਣ ਸਮਾਨ।  
 ਭਾਤ ਭਾਤ ਅਨੇਕ ਭੂਪਤ ਦੇਤ ਦਾਨ ਅਨੰਤ।  
 ਭੂਮ ਭੂਰ ਉਠੀ ਜਜ਼ਤ ਧੁਨ ਜਤ੍ਰ ਤੜ੍ਹ ਦੁਰੰਤ। ਦਾ ੧੪੨।  
 ਜੀਤ ਜੀਤ ਮਵਾਸ ਆਸਨ ਅਰਥ ਖਰਬ ਛਿਨਾਇ।  
 ਆਨਿ ਆਨਿ ਦੀਏ ਦਿਸਾਨਨ ਜਗ ਮੈ ਕੁਰ ਰਾਇ।  
 ਭਾਤ ਭਾਤ ਅਨੇਕ ਧੂਪ ਸੁ ਧੂਪੀਐ ਤਿਹ ਆਨ।  
 ਭਾਤ ਭਾਤ ਉਠੀ ਜਜ਼ ਧੁਨ ਜਤ੍ਰ ਤੜ੍ਹ ਦਿਸਾਨ। ੨। ੧੪੮।  
 ਜਰਾਸੰਘ ਮਾਰ ਕੈ ਪੁਨਿ ਕੈਰਵਾ ਹਥਿ ਪਾਇ।  
 ਰਾਜਸੂਇ ਕੀਓ ਬਡੇ ਮਖਿ ਕਿਸਨ ਕੇ ਮਤਿ ਭਾਇ।  
 ਰਾਜਸੂਇ ਸੁ ਕੈ ਕਿਤੇ ਦਿਨ ਜੀਤ ਸਤ੍ਰ ਅਨੰਤ।  
 ਬਾਜਮੇਧ ਅਰੰਤ ਕੀਨੋ ਬੇਦ ਬ੍ਰਾਹਮਣ ਮਤੰਤ। ੮। ੧੪੯।

ਪ੍ਰਿਭਮ ਜਗ ਸਮਾਪਤਿਹ।

### ਸ੍ਰੀ ਬਰਣ ਬਧਹ

ਚੰਦ੍ਰ ਬਰਣੇ ਸੁਕਰਨਿ ਸਿਯਾਮ ਸੁਵਰਨ ਪੂਛ ਸਮਾਨ।  
 ਰਤਨ ਤੁੰਗ ਉਤੰਗ ਬਾਜਤ ਉਚ ਸ੍ਰਵਾਹ ਸਮਾਨ।  
 ਨਿਰਤ ਕਰਤ ਚਲੈ ਧਰਾ ਪਰਿ ਕਾਮ ਰੂਪ ਪ੍ਰਭਾਇ।  
 ਦੇਖਿ ਦੇਖਿ ਛਕੈ ਸਭੈ ਨਿਪ ਰੀਝ ਇਉ ਨਿਪਰਾਇ। ਦ। ੧੫੦।

ਬੀਣ ਬੇਣ ਮ੍ਰਿਦੰਗ ਬਾਜਤ ਬਾਸੂਰੀ ਸੁਰਨਾਇ।  
 ਮੁਰਜ ਤੂਰ ਮੁਚੰਗ ਮੰਦਲ ਚੰਗ ਬੰਗ ਸਨਾਇ।  
 ਢੋਲ ਢੋਲਕ ਖੰਜਕਾ ਡਡ ਝਾਂਝ ਕੋਟ ਬਜੰਤ।  
 ਜੰਗ ਘੁੰਘਰੂ ਟਲਕਾ ਉਪਜੰਤ ਰਾਗ ਅਨੰਤ। ੧੦। ੧੫੧।  
 ਅਮਿਤ ਸਬਦ ਬਜੰਤ੍ਰ ਭੇਰਿ ਹਰੰਤ ਬਾਜ ਅਪਾਰ।  
 ਜਾਤ ਜਉਨ ਦਿਸਾਨ ਕੇ ਪਛ ਲਾਗ ਹੀ ਸਿਰਦਾਰ।  
 ਜਉਨ ਬਾਧ ਤੁਰੰਗ ਜੂਝਤਾ ਜੀਤੀਐ ਕਰਿ ਜੁਧ।  
 ਆਨ ਜੌਨ ਮਿਲੈ ਬਚੈ ਨਹਿ ਮਾਰੀਐ ਕਰਿ ਕੁਧ। ੧੧। ੧੫੨।

ਸਾਰਿਆਂ ਤੀਰਥਾਂ ਦੀ ਮਿੱਟੀ ਅਤੇ ਸਾਰਿਆਂ ਤੀਰਥਾਂ ਦਾ ਜਲ ਲਿਆਉਂਦਾ ਗਿਆ।  
 ਸਾਰਿਆਂ ਦੇਸਾਂ ਦੀ ਲਕੜੀ ਅਤੇ ਖਾਣ ਦੇ ਪਦਾਰਥ, ਤਰ੍ਹਾਂ ਤਰ੍ਹਾਂ ਦੇ ਸੁਆਦੀ ਖਾਣੇ ਉਸ  
 (ਕੁੰਡ) ਵਿਚ ਹੋਮ ਕੀਤੇ ਗਏ। (ਇਹ ਸਭ ਕੁੰਡ) ਵੇਖ ਕੇ ਬ੍ਰਾਹਮਣ ਹੈਰਾਨ ਹੋ ਰਹੇ ਸਨ  
 ਅਤੇ ਰਾਜੇ ਪ੍ਰਸੰਨ ਹੋ ਰਹੇ ਸਨ। ੧੪੯।

ਤਰ੍ਹਾਂ ਤਰ੍ਹਾਂ ਦੇ ਖਾਣ ਯੋਗ ਪਦਾਰਥ ਲਿਆ ਕੇ ਉਸ (ਕੁੰਡ) ਵਿਚ ਹੋਮ ਕੀਤੇ ਜਾ  
 ਰਹੇ ਸਨ। ਚੌਹਾਂ ਪਾਸੇ ਵੇਦ ਵਿਆਸ ਵਰਗੇ ਬ੍ਰਾਹਮਣ ਚਾਰ ਵੇਦਾਂ ਦਾ ਪਾਠ ਕਰ ਰਹੇ  
 ਸਨ। ਭਾਂਤ ਭਾਂਤ ਦੇ ਅਨੇਕ ਰਾਜੇ ਬੇਅੰਤ ਦਾਨ ਦੇ ਰਹੇ ਸਨ। ਜਿਥੇ ਕਿਥੇ ਭੂ-ਮੰਡਲ ਵਿਚ  
 ਜੈ-ਜੈਕਾਰ ਦੀ ਪ੍ਰਚੰਡ ਧੁਨੀ ਹੋ ਰਹੀ ਸੀ। ੧੪੧।

ਆਕੀ ਰਾਜਿਆਂ ਦੇ ਦੇਸ਼ਾਂ ('ਆਸਨ') ਨੂੰ ਜਿਤ ਜਿਤ ਕੇ ਅਤੇ (ਉਨ੍ਹਾਂ ਤੋਂ) ਅਰਥਾਂ  
 ਖਰਬਾਂ ਦੇ (ਕੋਸ਼) ਖੋਹ ਕੇ ਰਾਜਾ ਯੁਧਿਸ਼ਠਿਰ ਨੇ ਯੱਗ ਵਿਚ ਲਿਆ ਕੇ ਬ੍ਰਾਹਮਣਾਂ  
 ਨੂੰ ਵਿਤੇ ਸਨ। ਤਰ੍ਹਾਂ ਤਰ੍ਹਾਂ ਦੇ ਧੂਪ ਲਿਆ ਲਿਆ ਕੇ ਧੂਖਾਏ ਜਾ ਰਹੇ ਸਨ। ਜਿਥੇ ਕਿਥੇ  
 ਸਾਰੀਆਂ ਦਿਸ਼ਾਵਾਂ ਵਿਚ ਕਈ ਕਈ ਤਰ੍ਹਾਂ ਦੀ ਜੈ-ਜੈਕਾਰ ਦੀ ਧੁਨੀ ਹੋ ਰਹੀ ਸੀ। ੧੪੮।

ਜਰਾਸੰਧ ਨੂੰ ਮਾਰ ਕੇ, ਫਿਰ ਕੌਰਵਾਂ ਨੂੰ ਆਪਣੇ ਅਧੀਨ ਕੀਤਾ ਅਤੇ ਕ੍ਰਿਸ਼ਨ ਦੀ  
 ਸਲਾਹ ਨਾਲ ਬਹੁਤ ਵੱਡਾ ਰਾਜਸੂਇ ਯੱਗ ਕੀਤਾ। ਅਨੰਤ ਵੈਰੀਆਂ ਨੂੰ ਜਿਤ ਕੇ ਕਿਤਨੇ  
 ਦਿਨ ਰਾਜਸੂਇ ਯੱਗ ਕੀਤਾ ਗਿਆ। ਫਿਰ ਵੇਦ ਵਿਆਸ ਦੀ ਸਲਾਹ ਨਾਲ ਅਸ਼੍ਵੇਧ ਯੱਗ  
 ਸੂਰੂ ਕੀਤਾ ਗਿਆ। ੧੪੯।

ਪਹਿਲਾ ਯੱਗ ਸਮਾਪਤ ਹੋਇਆ

### ਸ੍ਰੀ ਬਰਣ ਦਾ ਬੱਧ

ਚੰਦ੍ਰਮਾ ਵਰਗੇ ਸਫੈਦ ਰੰਗ ਵਾਲਾ, ਕਾਲੇ ਕੰਨਾਂ ਵਾਲਾ, ਸੁਨਹਿਰੀ ਰੰਗ ਦੀ ਪੂਛਲ  
 ਵਾਲਾ, ਵੱਡੀਆਂ ਅੱਖਾਂ ਵਾਲਾ, ਉਚੀ ਗਰਦਨ ਵਾਲਾ ਉਚਸੁਵਹ ਵਰਗ ਘੋੜਾ (ਛੱਡ  
 ਦਿੱਤਾ ਗਿਆ) ਜੋ ਧਰਤੀ ਉਤੇ ਨਚਾ ਟਾਪਦਾ ਚਲ ਰਿਹਾ ਸੀ, ਕਾਮ-ਦੇਵ ਵਰਗੀ ਜਿਸ  
 ਦੀ ਸੋਭਾ ਸੀ। (ਉਸ ਨੂੰ) ਵੇਖ ਵੇਖ ਕੇ ਸਾਰੇ ਰਾਜੇ ਪ੍ਰਸੰਨ ਹੋ ਰਹੇ ਸਨ, ਇਸੇ ਤਰ੍ਹਾਂ ਰਾਜਾ  
 ਯੁਧਿਸ਼ਠਿਰ ਵੀ ਖੁਸ਼ ਹੋ ਰਿਹਾ ਸੀ। ੧੫੦।

ਵੀਣਾ, ਬੇਣ, ਮ੍ਰਿਦੰਗ, ਬੰਸਰੀ, ਭੇਰੀ, ਮੁਰਜ, ਤੁਰਹੀਆਂ, ਮੁਚੰਗ, ਮੰਦਲ, . ਚੰਗ, ਬੰਗ,  
 ਸਹਿਨਾਈ, ਢੋਲ, ਢੋਲਕ, ਖੰਜਰੀ, ਡਫ, ਝਾਂਝ, ਕਰੋੜਾਂ ਦੀ ਗਿਣਤੀ ਵਿਚ ਵਜ ਰਹੇ ਸਨ,  
 ਵੱਡੇ ਟੱਲ ('ਜੰਗ'), ਘੁੰਘਰੂ, ਟੱਲੀਆਂ ਆਦਿ (ਦੇ ਵੱਜਣ ਨਾਲ) ਬੇਅੰਤ ਰਾਗ ਪੈਦਾ ਹੋ  
 ਰਹੇ ਸਨ। ੧੫੧।

ਭੇਰੀ ਆਦਿ ਵਾਜਿਆਂ ('ਬਜੰਤ੍ਰ') ਦੀ ਆਸੀਮ ਆਵਾਜ਼ ਨਿਕਲ ਰਹੀ ਸੀ, ਅਤੇ  
 (ਸੈਨਿਕਾਂ ਦੇ) ਬੇਸੁਮਾਰ ਘੋੜੇ ਹਿਣਕ ਰਹੇ ਸਨ। ਜਿਸ ਦਿਸ਼ਾ ਵਿਚ (ਉਹ ਯੱਗ-ਘੋੜਾ)  
 ਜਾਂਦਾ ਸੀ (ਉਸ) ਪਿਛੇ (ਫੌਜੀ) ਨਾਇਕ ਲਗ ਤੁਰਦੇ ਸਨ। ਜਿਹੜਾ ਘੋੜੇ ਨੂੰ ਬੰਨ੍ਹ ਲੈਂਦਾ  
 ਸੀ, ਉਸ ਨਾਲ (ਸੈਨਾ ਨਾਇਕ) ਜੂਝਦੇ ਸਨ ਅਤੇ ਲੜਾਈ ਕਰ ਕੇ ਜਿਤ ਲੈਂਦੇ ਸਨ।  
 ਜਿਹੜਾ ਆ ਕੇ ਮਿਲ ਪੈਂਦਾ ਸੀ, (ਉਹ) ਬਚ ਜਾਂਦਾ ਸੀ, ਨਹੀਂ ਤਾਂ ਕ੍ਰੋਧ ਕਰ ਕੇ (ਉਸ  
 ਨੂੰ) ਮਾਰ ਦਿੱਦੇ ਸਨ। ੧੫੨।

ਹੈਜਾਂ ਫੇਰ ਚਾਰ ਦਿਸਾਨ ਮੈਂ ਸਭ ਜੀਤ ਕੈ ਛਿਤਪਾਲ।  
ਬਾਜਮੇਧ ਕਰਿਯੋ ਸਪੂਰਨ ਅਮਿਤ ਜਗ ਰਿਸਾਲ।  
ਭਾਤ ਭਾਤ ਅਨੇਕ ਦਾਨ ਸੁ ਦੀਜੀਅਹਿ ਦਿਜਰਾਜਾ।  
ਭਾਤ ਭਾਤ ਪਟੰਬਰਾਦਿਕ ਬਾਜਿਯੋ ਗਜਰਾਜਾ। ੧੨। ੧੫੩।  
ਅਨੇਕ ਦਾਨ ਦੀਏ ਦਿਜਾਨਨ ਅਮਿਤ ਦਰਬ ਅਪਾਰ।  
ਹੀਰ ਚੀਰ ਪਟੰਬਰਾਦਿ ਸੁਵਰਨ ਕੇ ਬਹੁ ਭਾਰ।  
ਦੁਸਟ ਪੁਸਟ ਤ੍ਰੂਸੇ ਸਬੈ ਬਰਹਰਿਓ ਸੁਨਿ ਗਿਰਗਾਇ।  
ਕਾਟਿ ਕਾਟਿ ਨ ਦੈ ਦਿੜੈ ਨਿਪ ਬਾਟ ਬਾਟ ਲਟਾਇ। ੧੩। ੧੫੪।

ਫੇਰ ਕੈ ਸਭ ਦੇਸ ਮੈਂ ਹਯੁ ਮਾਰਿਓ ਮਖ ਜਾਇ।  
ਕਾਟਿ ਕੈ ਤਿਹ ਕੋ ਤਕੈ ਪਲ ਕੈ ਕਰੈ ਚਤੁ ਭਾਇ।  
ਏਕ ਬਿਪੁਨ ਏਕ ਛੜਨ ਏਕ ਇਸਤ੍ਰਿਨ ਦੀਨ।  
ਚੜ੍ਹ ਅੰਸ ਬਚਿਯੋ ਜੁ ਤਤੇ ਹੋਮ ਮੈਂ ਵਹਿ ਕੀਨ। ੧੪। ੧੫੫।  
ਪੰਚ ਸੈਂ ਬਰਖ ਪ੍ਰਮਾਨ ਸੁ ਰਾਜ ਕੈ ਇਹ ਦੀਪ।  
ਅੰਤ ਜਾਇ ਗਿਰੇ ਰਸਾਤਲ ਪੰਡ ਪੁੜ੍ਹ ਮਹੀਪ।  
ਭੂਮ ਭਰਤ ਭਏ ਪਰੀਛਤ ਪਰਮ ਰੂਪ ਮਹਾਨ।  
ਅਮਿਤ ਰੂਪ ਉਦਾਰ ਦਾਨ ਅਛਿਜ ਤੇਜ ਨਿਧਾਨ। ੧੫। ੧੫੬।

ਸ੍ਰੀ ਗਿਆਨ ਪ੍ਰਬੰਧ ਪੋਖੀ ਦੁਰੀਆ ਜਗ ਸਮਾਪਤੰ।

ਅਥ ਰਾਜਾ ਪ੍ਰੀਛਤ ਕੈ ਰਾਜ ਕਥਨ

ਰੁਆਲ ਛੰਦ

ਏਕ ਦਿਵਸ ਪਰੀਛਤਹਿ ਮਿਲਿ ਕੀਯੋ ਮੰਤ੍ਰ ਮਹਾਨ।  
ਗਜਮੇਧ ਸੁ ਜਗ ਕੋ ਕਿਉ ਕੀਜੀਐ ਸਵਧਾਨ।  
ਬੋਲਿ ਬੋਲਿ ਸੁ ਮਿਤ੍ਰ ਮੰਤ੍ਰਨ ਮੰਤ੍ਰ ਕੀਓ ਬਿਚਾਰ।  
ਸੇਤ ਦੰਤ ਮੰਗਾਇ ਕੈ ਬਹੁ ਜੁਗਤ ਸੌ ਅਬਿਚਾਰ। ੧। ੧੫੨।  
ਜਗ ਮੰਡਲ ਕੋ ਰਚਿਯੋ ਤਹਿ ਕੋਟ ਅਸਟ ਪ੍ਰਮਾਨ।  
ਅਸਟ ਸਹੰਸੁ ਬੁਲਾਇ ਰਿਤਸੁ ਅਸਟ ਲਛ ਦਿਜਾਨ।  
ਭਾਤ ਭਾਤ ਬਨਾਇ ਕੈ ਤਹਾ ਅਸਟ ਸਹੰਸੁ ਪੂਨਰ।  
ਹਸਤ ਸੁੰਡ ਪ੍ਰਮਾਨ ਤਾ ਮਹਿ ਹੋਮੀਐ ਪਿ੍ਹਿਤ ਧਾਰ। ੨। ੧੫੩।  
ਦੇਸ ਦੇਸ ਬੁਲਾਇ ਕੈ ਬਹੁ ਭਾਤ ਭਾਤ ਨਿਪਾਲ।  
ਭਾਤ ਭਾਤਨ ਕੇ ਦੀਏ ਬਹੁ ਦਾਨ ਮਨ ਰਸਾਲ।  
ਹੀਰ ਚੀਰ ਪਟੰਬਰਾਦਿਕ ਬਾਜ ਅਉ ਗਜਰਾਜਾ।  
ਸਾਜ ਸਾਜ ਸਬੈ ਦੀਏ ਬਹੁ ਰਾਜ ਕੈ ਨਿਪਰਾਜਾ। ੩। ੧੫੪।  
ਐਸਿ ਭਾਤਿ ਕੀਓ ਤਹਾ ਬਹੁ ਬਰਖ ਲਉ ਤਿਹ ਰਾਜ।  
ਕਰਨ ਦੇਵ ਪ੍ਰਮਾਨ ਲਉ ਅਰ ਜੀਤ ਕੈ ਬਹੁ ਸਾਜ।

ਚੌਹਾਂ ਦਿਸਾਵਾਂ ਵਿਚ ਘੋੜਾ ਫੇਰ ਕੇ ਅਤੇ ਸਾਰਿਆਂ ਰਾਜਿਆਂ ਨੂੰ ਜਿਤ ਕੇ (ਯੁਧਿਸ਼ਠਿਰ ਨੇ) ਅਸਵਮੇਧ ਯੱਗ ਸਪੂਰਨ ਕੀਤਾ ਜੋ ਬਹੁਤ ਅਸੀਮ ਅਤੇ ਸੁੰਦਰ ਸੀ। ਬ੍ਰਾਹਮਣਾਂ ਨੂੰ ਤਰ੍ਹਾਂ ਤਰ੍ਹਾਂ ਦੇ ਅਨੇਕਾਂ ਦਾਨ ਦਿੱਤੇ ਗਏ (ਜਿਨ੍ਹਾਂ ਵਿਚ) ਕਈ ਤਰ੍ਹਾਂ ਦੇ ਰੇਸ਼ਮੀ ਬਸਤ੍ਰ, ਘੋੜੇ ਅਤੇ ਹਾਥੀ (ਸ਼ਾਮਲ ਸਨ)। ੧੫੩।

ਬ੍ਰਾਹਮਣਾਂ ਨੂੰ ਅਨੇਕ ਤਰ੍ਹਾਂ ਦੇ ਦਾਨ ਦਿੱਤੇ ਗਏ (ਜਿਨ੍ਹਾਂ ਵਿਚ) ਬੋਅੰਤ ਅਤੇ ਅਪਾਰ ਧਨ-ਦੌਲਤ ਸੀ; ਹੀਰੇ, ਕਪੜੇ, ਰੇਸ਼ਮੀ ਬਸਤ੍ਰ ਅਤੇ ਸੋਨੇ ਦੇ ਬਹੁਤ ਭਾਰ ਸਨ। (ਉਸ ਦਾਨ ਨੂੰ ਵੇਖ ਕੇ) ਸਾਰੇ ਬਲਵਾਨ ਵੈਰੀ ਬਹੁਤ ਡਰ ਗਏ ਅਤੇ ਸੁਮੇਰ ਪਰਬਤ ਵੀ ਸੁਣ ਕੇ ਕੰਬਣ ਲਗ ਕਿ ਕਿਤੇ) ਰਾਜਾ (ਯੁਧਿਸ਼ਠਿਰ) ਕਟ ਕਟ ਕੇ (ਮੈਨੂੰ ਵੀ) ਬ੍ਰਾਹਮਣਾਂ ਵਿਚ ਵੰਡ ਵੰਡ ਕੇ ਲੁਟਾ ਨ ਦੇਵੇ। ੧੫੪।

ਸਾਰਿਆਂ ਦੇਸ਼ਾਂ ਵਿਚ (ਘੋੜੇ ਨੂੰ) ਫੇਰ ਕੇ ਯੱਗ-ਸ਼ਾਲਾ ਵਿਚ ਮਾਰ ਦਿੱਤਾ ਗਿਆ। ਤਦੋਂ ਹੀ ਉਸ ਨੂੰ ਕਟ ਕੇ ਚਾਰ ਹਿੱਸਿਆਂ ਵਿਚ ਵੰਡਿਆ ਗਿਆ। ਇਕ (ਹਿੱਸਾ) ਬ੍ਰਾਹਮਣਾਂ ਨੂੰ, ਇਕ ਛਤੀਆਂ ਨੂੰ ਅਤੇ ਇਕ ਇਸਤਰੀਆਂ ਨੂੰ ਦਿੱਤਾ ਗਿਆ। (ਜੋ) ਚੌਥਾ ਹਿੱਸਾ ਬਚਿਆ, ਉਸ ਦੀ ਹਵਨ ਵਿਚ ਆਹੂਤੀ ਦਿੱਤੀ ਗਈ। ੧੫੫।

ਇਸ ਦੀਪ ਵਿਚ ਪੰਜ ਸੌ ਵੱਚੇ ਰਾਜ ਕਰਕੇ ਪੰਡੂ ਰਾਜੇ ਦੇ ਪੁੱਤਰ (ਪੰਜ ਪਾਂਡਵ) ਅੰਤ ਨੂੰ ਹਿਮਾਲਾ ਪਰਬਤ ਵਿਚ ਜਾ ਡਿਗੇ। (ਉਨ੍ਹਾਂ ਤੋਂ ਬਾਦ) ਪਰਮ ਸੁੰਦਰ ਅਤੇ ਮਹਾਨ ਪਰੀਕਸ਼ਿਤ ਭਾਰਤ-ਭੂਮੀ ਦਾ ਰਾਜਾ ਹੋਇਆ। (ਉਹ) ਅਸੀਮ ਰੂਪ ਵਾਲਾ, ਉਦਾਰ ਦਾਨੀ ਅਤੇ ਕਦੇ ਨ ਛਿਜਣ ਵਾਲੇ ਤੇਜ ਦਾ ਖਜਾਨਾ ਸੀ। ੧੫੬।

ਸ੍ਰੀ ਗਿਆਨ ਪ੍ਰਬੰਧ ਪੋਖੀ, ਦੂਜਾ ਯੱਗ ਸਮਾਪਤ। ੨।

ਹੁਣ ਰਾਜਾ ਪਰੀਕਸ਼ਿਤ ਦੇ ਰਾਜ ਦਾ ਕਥਨ

ਰੁਆਲ ਛੰਦ

ਇਕ ਦਿਨ ਪਰੀਕਸ਼ਿਤ ਨੇ (ਸਾਰਿਆਂ ਨਾਲ ਰਲ ਕੇ) ਇਕ ਮਹੱਤਵਪੂਰਨ ਸਲਾਹ ਕੀਤੀ ਕਿ ਗਜ-ਮੇਧ ਯੱਗ ਕਿਵੇਂ ਵਿਧੀਪੂਰਵਕ ਕੀਤਾ ਜਾਏ। (ਉਸ ਨੇ) ਮਿਤਰਾਂ ਅਤੇ ਮੰਤਰੀਆਂ ਨੂੰ ਬੁਲਾ ਬੁਲਾ ਕੇ ਵਿਚਾਰ ਕੀਤਾ। (ਫਿਰ) ਹੋਰ ਵਿਚਾਰਾਂ ਵਿਚ ਨ ਪੈ ਕੇ ਬਹੁਤ ਜੁਗਤ ਨਾਲ ਚਿੱਟੇ ਦੰਦਾਂ ਵਾਲਾ ਹਾਥੀ ਮੰਗਵਾ ਲਿਆ। ੧੫੭।

ਉਥੇ ਅੱਠ ਕੋਹਾਂ ਤਕ (ਪਸਰਿਆ) ਯੱਗ-ਮੰਡਲ ਬਣਵਾਇਆ। ਅੱਠ ਹਜਾਰ ਰਿਤਜ (ਯੱਗ ਕਰਉਣ ਵਾਲੇ ਕਰਮਕਾਂਡੀ) ਅਤੇ ਅੱਠ ਲੱਖ ਬ੍ਰਾਹਮਣ ਬੁਲਾ ਲਏ। (ਉਸ ਹਵਨ-ਕੁੰਡ ਨਾਲ) ਉਥੇ ਭਾਂਤ ਭਾਂਤ ਦੇ ਅੱਠ ਹਜਾਰ ਪੂਨਾਲੇ ਬਣਵਾ ਕੇ ਉਸ ਵਿਚ ਹਾਥੀ ਦੀ ਸੁੰਡ ਜਿੰਨੀ ਪਿ੍ਹਿ ਦੀ ਧਾਰ ਹੋਮ ਹੋਣ ਲਗੀ। ੧੫੮।

ਦੇਸ਼ਾਂ ਦੇਸ਼ਾਂ ਤੋਂ ਭਾਂਤ ਭਾਂਤ ਦੇ ਰਾਜੇ ਬੁਲਾ ਲਏ ਅਤੇ ਬਹੁਤ ਤਰ੍ਹਾਂ ਦੇ ਸੁੰਦਰ ਦਾਨ ਅਤੇ ਆਦਰ ਮਾਣ ਦਿੱਤੇ। ਹੀਰੇ, ਕਪੜੇ, ਰੇਸ਼ਮੀ ਬਸਤ੍ਰ, ਘੋੜੇ ਅਤੇ ਹਾਥੀ ਆਦਿਕ ਨੂੰ ਸਜਾ ਕੇ ਬਹੁਤ ਰਾਜਿਆਂ ਨੂੰ ਮਹਾਰਾਜਾ ਪਰੀਕਸ਼ਿਤ ਨੇ ਦਿੱਤੇ। ੧੫੯।

ਇਸ ਤਰ੍ਹਾਂ ਨਾਲ ਉਸ ਨੇ ਬਹੁਤ ਵਰਿਆਂ ਤਕ ਉਥੇ ਰਾਜ ਕੀਤਾ। ਕਰਨ ਦੇਵ ਰਾਜੇ ਵਰਗੇ ਮੰਨਿਆਂ ਪ੍ਰਮੰਨਿਆਂ ਵੈਰੀਆਂ ਨੂੰ ਜਿਤ ਲਿਆ ਅਤੇ ਸਮਾਨ (ਖੋਹ ਲਿਆ)।

ਏਕ ਦਿਵਸ ਚੜਿਓ ਨਿਪ ਬਰ ਸੈਲ ਕਜ ਅਖੇਟਾ।  
ਦੇਖ ਮ੍ਰਿਗ ਭਇਓ ਤਹਾ ਮੁਨਰਾਜ ਸਿਉ ਭਈ ਭੇਟਾ ੪। ੧੯੦।

ਪੈਡ ਯਾਹਿ ਗਯੋ ਨਹੀ ਮ੍ਰਿਗ ਰੇ ਰਖੀਸਰ ਬੋਲ।  
ਉੜ੍ਹ ਭੂਪਹਿ ਨ ਦੀਓ ਮੁਨਿ ਆਖਿ ਭੀ ਇਕ ਖੋਲ।  
ਮ੍ਰਿਤਕ ਸਰਪ ਨਿਹਾਰ ਕੈ ਜਿਹ ਅਗ੍ਰ ਤਾਹ ਉਠਾਇ।  
ਤਉਨ ਕੇ ਗਰ ਢਾਰ ਕੈ ਨਿਪ ਜਾਤ ਭਯੋ ਨਿਪਰਾਇ। ਪਾ ੧੯੧।

ਆਖ ਉਘਾਰ ਲਖੈ ਕਹਾ ਮੁਨ ਸਰਪ ਦੇਖ ਡਰਾਨ।  
ਕ੍ਰੋਧ ਕਰਤ ਭਯੋ ਤਹਾ ਦਿਜ ਰਕਤ ਨੇੜ੍ਹ ਚੁਚਾਨ।  
ਜਉਨ ਮੌ ਗਰਿ ਡਾਰਿ ਗਿਓ ਤਿਹ ਕਾਟ ਹੈ ਅਹਿਰਾਇ।  
ਸਪਤ ਦਿਵਸਨ ਸੈ ਮਰੈ ਯਹਿ ਸਤਿ ਸ੍ਰਾਪ ਸਦਾਇ। ੬। ੧੯੨।

ਸ੍ਰਾਪ ਕੋ ਸੁਨਿ ਕੈ ਡਰਿਯੋ ਨਿਪ ਮੰਦ੍ਰ ਏਕ ਉਸਾਰ।  
ਮਧਿ ਗੰਗ ਰਚਿਯੋ ਧਉਲਹਰਿ ਛੁਇ ਸਕੈ ਨ ਬਿਆਰ।  
ਸਰਪ ਕੀ ਤਹ ਗੰਮਤਾ ਕੋ ਕਾਟ ਹੈ ਤਿਹ ਜਾਇ।  
ਕਾਲ ਪਾਇ ਕਟਯੋ ਤਬੈ ਤਹਿ ਆਨ ਕੈ ਅਹਿਰਾਇ। ੭। ੧੯੩।

ਸਾਠ ਬਰਖ ਪ੍ਰਮਾਨ ਲਉ ਢੁਇ ਮਾਸ ਯੋ ਦਿਨ ਚਾਰ।  
ਜੋਤਿ ਜੋਤਿ ਬਿਖੈ ਰਲੀ ਨਿਪ ਰਾਜ ਕੀ ਕਰਤਾਰ।  
ਕੂਮ ਭਰਥ ਭਏ ਤਬੈ ਜਨਮੇਜਾ ਰਾਜ ਮਹਾਨ।  
ਸੁਰਬੀਰ ਹਠੀ ਤਪੀ ਦਸ ਚਾਰ ਚਾਰ ਨਿਧਨ। ੮। ੧੯੪।

ਇਤ ਰਾਜ ਪ੍ਰੀਛਤ ਸਮਾਪਤੰ ਭਏ  
ਰਾਜਾ ਜਨਮੇਜਾ ਰਾਜ ਪਾਵਤ ਭਏ

ਕੁਆਲ ਛੰਦ

ਰਾਜ ਕੋ ਗ੍ਰਿਹ ਪਾਇਕੈ ਜਨਮੇਜਾ ਰਾਜ ਮਹਾਨ।  
ਸੁਰਬੀਰ ਹਠੀ ਤਪੀ ਦਸ ਚਾਰ ਚਾਰ ਨਿਧਨ।  
ਪਿਤਰ ਕੇ ਬਧ ਕੋਪ ਤੇ ਸਬ ਬਿਪੁ ਲੀਨ ਬੁਲਾਇ।  
ਸਰਪ ਮੇਧ ਕਰਿਯੋ ਲਗੇ ਮਖ ਧਰਮ ਕੇ ਚਿਤ ਰਾਇ। ੯। ੧੯੫।

ਏਕ ਕੋਸ ਪ੍ਰਮਾਨ ਲਉ ਮਖ ਕੁੰਡ ਕੀਨ ਬਨਾਇ।  
ਮੰਦ੍ਰ ਸਕਤ ਕਰਨੈ ਲਗੇ ਤਹਿ ਹੋਮ ਬਿਪੁ ਬਨਾਇ।  
ਆਨ ਆਨ ਗਿਰੈ ਲਗੇ ਤਹਿ ਸਰਪ ਕੋਟ ਅਪਾਰ।  
ਜਤ੍ਤ ਤੜ੍ਹ ਉਠੀ ਜੈਤ ਧੁਨ ਕੂਮ ਕੂਰ ਉਦਾਰ। ੧। ੧੯੬।

ਇਕ ਦਿਨ ਰਾਜਾ (ਪਰੀਕਸ਼ਿਤ) ਸੈਰ ਕਰਨ ਲਈ ਸ਼ਿਕਾਰ ਤੇ ਚਾੜ੍ਹਿਆ। ਉਥੇ ਇਕ ਹਿਰਨ ਨੂੰ ਵੇਖ ਕੇ (ਉਸ ਦੇ ਪਿਛੇ) ਹੋ ਲਿਆ ਅਤੇ ਉਥੇ ਇਕ ਮੁਨੀ ਨਾਲ ਉਸ ਦੀ ਭੇਟ ਰੱਖੀ। ੧੯੦।

(ਰਾਜੇ ਨੇ ਰਿਸੀ ਨੂੰ ਪੁਛਿਆ) ਹੇ ਰਿਸੀ, ਦਸ ਕਿ ਇਸ ਰਸਤੇ ਤੋਂ ਕੋਈ ਹਿਰਨ ਤਾਂ ਨਹੀਂ ਗਿਆ ? ਮੁਨੀ ਨੇ ਨ ਅੱਖ ਖੋਲੀ ਅਤੇ ਨ ਰਾਜੇ ਨੂੰ ਕਈ ਉਤਰ ਦਿੱਤਾ। (ਉਥੇ ਹੀ ਇਕ) ਮੋਏ ਹੋਏ ਸੱਪ ਨੂੰ ਵੇਖ ਕੇ (ਪਰੀਕਸ਼ਿਤ ਨੇ) (ਕਮਾਨ ਦੇ) ਗੋਸੇ ('ਅਗ੍ਰ') ਨਾਲ ਉਠਾ ਕੇ, ਉਸ (ਮੁਨੀ) ਦੇ ਗਲ ਵਿਚ ਪਾ ਕੇ ਰਾਜਿਆਂ ਦਾ ਰਾਜਾ ਉਥੋਂ ਚਲਿਆ ਗਿਆ। ੧੯੧।

ਮੁਨੀ ਨੇ ਅੱਖ ਉਘਾੜ ਕੇ ਵੇਖਿਆ ਅਤੇ ਸੱਪ ਨੂੰ ਵੇਖ ਕੇ ਡਰ ਗਿਆ। ਉਸ ਵੇਲੇ ਮੁਨੀ ਨੇ ਕ੍ਰੋਧ ਕੀਤਾ ਅਤੇ ਉਸ ਦੀਆਂ ਅੱਖਾਂ ਵਿਚੋਂ ਲਹੂ ਚੋਣ ਲਗਿਆ। (ਉਹ ਕਹਿਣ ਲਗਿਆ) ਜੋ ਮੇਰੇ ਗਲੇ ਵਿਚ (ਸੱਪ ਨੂੰ) ਪਾ ਗਿਆ ਹੈ, ਉਸ ਨੂੰ ਸੱਪਾਂ ਦਾ ਰਾਜਾ (ਤੱਛਕ) ਕਟੇਗਾ। ਸੱਤਾਂ ਦਿਨਾਂ ਵਿਚ ਉਹ ਮਰ ਜਾਏਗਾ। (ਮੇਰਾ ਇਹ) ਸ੍ਰਾਪ ਸਦਾ ਹੀ ਸੱਚਾ ਹੈ। ੧੯੨।

(ਮੁਨੀ ਵਲੋਂ ਦਿੱਤੇ) ਸ੍ਰਾਪ (ਦੀ ਗੱਲ) ਨੂੰ ਸੁਣ ਕੇ ਰਾਜਾ ਡਰ ਗਿਆ ਅਤੇ ਇਕ ਘਰ (ਮੰਦਿਰ) ਉਸਰਵਾਇਆ। (ਉਹ) ਚਿੱਟਾਂ ਰਾਜ-ਮਹੱਲ ਗੰਗਾ ਦੇ ਵਿਚਾਲੇ ਰਚਿਆ ਗਿਆ (ਜਿਸ ਨੂੰ) ਵਾਯੂ (ਬਿਆਰ) ਵੀ ਛੋਹ ਨਹੀਂ ਸਕਦੀ ਸੀ। ਉਥੇ ਸੱਪ ਦੀ ਪਹੁੰਚ ਕਿਥੇ, ਕਿ ਜਾ ਕੇ ਕੱਟ ਸਕੇ। (ਪਰੰਤੂ) ਵਕਤ ਆਉਣ ਤੇ ਸੱਪਾਂ ਦੇ ਰਾਜੇ (ਤੱਛਕ) ਨੇ ਤਦੋਂ ਉਥੇ ਆ ਕੇ ਡਸ ਲਿਆ। ੧੯੩।

(ਉਸ ਨੇ) ਸੱਠ ਵਚੇ, ਦੋ ਮਹੀਨੇ ਅਤੇ ਚਾਰ ਦਿਨਾਂ ਤਕ (ਰਾਜ ਕੀਤਾ), ਫਿਰ ਰਾਜੇ ਦੀ ਜੋਤਿ ਕਰਤਾਰ ਦੀ ਜੋਤਿ ਨਾਲ ਮਿਲ ਗਈ। ਤਦ ਭਰਤ-ਕੂਮੀ ਉਤੇ ਮਹਾਨ ਰਾਜਾ ਜਨਮੇਜਾ ਹੋਇਆ ਜੋ ਸੂਰਵੀਰ, ਹਠੀ, ਤਪਸਵੀ ਅਤੇ ਚਾਰ ਤੇ ਚੌਂਦਾ ਵਿਦਿਆਵਾਂ ਦਾ ਗਿਆਤਾ ਸੀ। ੧੯੪।

ਇਥੇ ਰਾਜ ਪ੍ਰੀਛਤ (ਪਰੀਕਸ਼ਿਤ) ਦਾ ਰਾਜ ਸਮਾਪਤ ਹੋਇਆ।

ਰਾਜਾ ਜਨਮੇਜਾ ਨੂੰ ਰਾਜ ਪ੍ਰਾਪਤ ਹੋਇਆ।

ਕੁਆਲ ਛੰਦ

ਰਾਜੇ ਦੇ ਘਰ ਜਨਮ ਲੈ ਕੇ ਜਨਮੇਜਾ ਵੱਡਾ ਰਾਜਾ (ਸਿੱਧ ਹੋਇਆ)। (ਉਹ) ਸੂਰਵੀਰ, ਹਠੀ, ਤਪਸਵੀ ਅਤੇ ਚਾਰ ਅਤੇ ੧੪ ਵਿਦਿਆਵਾਂ ਦਾ ਗਿਆਤਾ ਸੀ। (ਉਸ ਨੇ) ਪਿਤਾ ਦੇ ਬੱਧ (ਦਾ ਹਾਲ ਸੁਣ ਕੇ) ਕ੍ਰੋਧਿਤ ਹੋ ਕੇ ਸਾਰਿਆਂ ਬ੍ਰਾਹਮਣਾਂ ਨੂੰ ਬੁਲਾ ਲਿਆ। (ਉਨ੍ਹਾਂ ਤੋਂ ਪਿਤਾ ਦੇ ਬੱਧ ਦਾ ਬਦਲਾ ਲੈਣ ਲਈ ਉਪਾ ਪੁਛਿਆ। ਬ੍ਰਾਹਮਣਾਂ ਨੇ ਸਰਪ-ਮੇਧ-ਯੁਗ ਕਰਨ ਦੀ ਸਲਾਹ ਦਿੱਤੀ, ਤਦ ਰਾਜਾ ਜਨਮੇਜਾ) ਸਰਪ-ਮੇਧ ਯੁਗ ਕਰਨ ਵਿਚ ਪੂਰੇ ਸੌਕ ਨਾਲ ਲਗ ਗਿਆ। ੧੯੫।

ਇਕ ਕੋਹ ਤਕ ਦੇ ਖੇਤਰ ਵਿਚ ਉਸ ਨੇ ਯੁਗ-ਕੁੰਡ ਚੰਗੀ ਤਰ੍ਹਾਂ ਤਿਆਰ ਕਰਵਾਇਆ ਜਿਸ ਵਿਚ ਮੰਤਰ-ਸਕਤੀ ਨਾਲ ਸਾਰੇ ਸ੍ਰਾਹਮਣ ਲੋਕ ਹੋਮ ਕਰਨ ਲਗੇ। ਉਸ (ਹਵਨ-ਕੁੰਡ ਵਿਚ) ਅਣਗਿਣਤ ਕਰੋੜਾਂ ਸੱਪ ਆ ਆ ਕੇ ਡਿਗਣ ਲਗੇ। ਜਿਥੇ ਕਿਥੇ ਕੂਮੀ ਉਤੇ ਧਰਮੀ ਰਾਜੇ ਦੀ ਜੈ-ਜੈਕਾਰ ਦੀ ਧੁਨੀ ਉਠਣ ਲਗੀ। ੧੯੬।

ਹਸਤ ਏਕ ਦੂ ਹਸਤ ਤੀਨ ਚਉ ਹਸਤ ਪੰਚ ਪ੍ਰਮਾਨ।  
 ਬੀਸ ਹਾਥ ਇਕੀਸ ਹਾਥ ਪਚੀਸ ਹਾਥ ਸਮਾਨ।  
 ਤੀਸ ਹਾਥ ਬਤੀਸ ਹਾਥ ਛੱਤੀਸ ਹਾਥ ਗਿਰਾਹਿ।  
 ਆਨ ਆਨ ਗਿਰੈ ਤਹਾ ਸਭ ਭਸਮ ਭੂਤ ਹੋਇ ਜਾਇ। ੩।੧੯੮।

ਏਕ ਸੌ ਹਸਤ ਪ੍ਰਮਾਨ ਦੋ ਸੌ ਹਸਤ ਪ੍ਰਮਾਨ।  
 ਤੀਨ ਸੌ ਹਸਤ ਪ੍ਰਮਾਨ ਚੜ੍ਹ ਸੈ ਸੁ ਸਮਾਨ।  
 ਪਾਚ ਸੌ ਖਟ ਸੈ ਲਗੇ ਤਹਿ ਬੀਚ ਆਨ ਗਿਰੰਤ।  
 ਸਹੰਸ ਹਸਤ ਪ੍ਰਮਾਨ ਲਉ ਸਭ ਹੋਮ ਹੋਤ ਅਨੰਤ। ੪।੧੯੯।

### ਭੁਜੰਗ ਪ੍ਰਯਾਤ ਛੰਦ

ਰਚਿਯੋ ਸਰਪ ਮੇਧੰ ਬਡੇ ਜਗ ਰਾਜੰ। ਕਰੈ ਬਿਧ ਹੋਮੈ ਸਰੈ ਸਰਬ ਕਾਜੰ।  
 ਦਹੇ ਸਰਬ ਸਰਪੰ ਅਨੰਤੰ ਪ੍ਰਕਾਰੰ। ਭੁਜੈ ਭੋਗ ਅਨੰਤੰ ਜੁਗੈ ਰਾਜ ਦੁਆਰੰ। ੧।੧੯੯।

ਕਿਤੇ ਅਸਟ ਹਸਤੰ ਸਤੰ ਪ੍ਰਾਇ ਨਾਰੰ। ਕਿਤੇ ਦੁਆਦਿਸੇ ਹਸਤ ਲੋਂ ਪਰਮ ਭਾਰੰ।  
 ਕਿਤੇ ਦੈਂ ਸਹੰਸ ਕਿਤੇ ਜੋਜਨੇਕੰ। ਗਿਰੇ ਹੋਮ ਕੁੰਡ ਅਪਾਰੰ ਅਚੇਤੰ। ੨।੧੨੦।

ਕਿਤੇ ਜੋਜਨੇ ਦੁਇ ਕਿਤੇ ਤੀਨ ਜੋਜਨ। ਕਿਤੇ ਚਾਰ ਜੋਜਨ ਦਹੇ ਭੂਮ ਭੋਗਨ।  
 ਕਿਤੇ ਮੁਸਟ ਅੰਗਸਟ ਗ੍ਰਿਸਟੰ ਪ੍ਰਸਾਨੰ। ਕਿਤੇ ਡੇਢੁ ਗਿਸਟੇ ਅੰਗਸਟੰ ਅਰਧਾਨੰ। ੩।੧੨੧।

ਕਿਤੇ ਚਾਰ ਜੋਜਨ ਲਉ ਚਾਰ ਕੋਸੰ। ਛੁਐ ਘ੍ਰਿਤ ਜੈਸੇ ਕਰੈ ਅਗਨ ਹੋਮੀ।  
 ਫਣੰ ਫਟਕੈ ਫੇਣਕਾ ਫੰਤਕਾਰੰ। ਛੁਟੈ ਲਪਟ ਜ਼ਾਲਾ<sup>੨</sup> ਬਸੈ ਬਿਖਧਾਰੰ। ੪।੧੨੨।

ਕਿਤੇ ਸਪਤ ਜੋਜਨ ਲੋਂ ਕੋਸ ਅਸਟੰ। ਕਿਤੇ ਅਸਟ ਜੋਜਨ ਮਹਾ ਪਰਮ ਪੁਸਟੰ।  
 ਭਜੋ ਘੋਰ ਬਧੰ ਜਰੇ ਕੋਟ ਨਾਗੰ। ਭਜ੍ਯੋ ਤਛਕੰ ਭਛਕੰ ਜੇਮ ਕਾਗੰ। ੫।੧੨੩।

ਕੁਲੰ ਕੋਟ ਹੋਮੈ ਬਿਖੈ ਵਹਿਣ ਕੁੰਡੰ। ਬਚੇ ਬਾਧ ਡਾਰੇ ਘਨੇ ਕੁੰਡ ਝੁੰਡੰ।  
 ਭਜ੍ਯੋ ਨਾਗ ਰਾਜੰ ਤਕ੍ਯੋ ਇੰਦ੍ਰ ਲੋਕੀ। ਜਰ੍ਯੋ ਬੈਦ ਮੰਦ੍ਰੀ ਭਰ੍ਯੋ ਸਕ੍ਰ ਸੋਕੀ। ੬।੧੨੪।

ਇਕ ਹੱਥ, ਦੋ ਹੱਥ, ਤਿੰਨ-ਚਾਰ ਹੱਥ, ਪੰਜ ਹੱਥ, ਵੀਹ ਹੱਥ, ਇਕੀ ਹੱਥ, ਪੰਜੀ ਹੱਥ,  
 ਤੀਹ ਹੱਥ, ਬੱਤੀ ਹੱਥ, ਛੱਤੀ ਹੱਥ ਜਿੰਨੇ ਲੰਬੇ ਸੱਪ (ਆ ਆ ਕੇ ਹਵਨ ਵਿਚ) ਡਿਗਦੇ  
 ਸਨ। ਉਥੇ (ਜੋ ਜੋ ਸੱਪ) ਆ ਆ ਦੇ ਡਿਗਦੇ ਸਨ, ਸਭ ਸੜ ਕੇ ਸੁਆਹ ਹੋਈ ਜਾਂਦੇ  
 ਸਨ। ੧੯੮।

ਇਕ ਸੌ ਹੱਥ ਜਿੰਨੇ, ਦੋ ਸੌ ਹੱਥ ਜੇਡੇ, ਤਿੰਨ ਸੌ ਹੱਥ ਜੇਡੇ, ਚਾਰ ਸੌ ਹੱਥਾਂ ਦੇ ਬਾਰਾਬਰ,  
 ਪੰਜ ਸੌ, ਛੇ ਸੌ (ਹੱਥਾਂ) ਜਿੰਨੇ ਉਸ (ਕੁੰਡ) ਵਿਚ ਆ ਕੇ ਡਿਗਦੇ ਸਨ। ਹਜ਼ਾਰਾਂ ਹੱਥਾਂ ਦੀ  
 ਲੰਬਾਈ ਤਕ ਦੇ ਸਭ ਸੱਪ (ਉਸ ਵਿਚ ਡਿਗ ਕੇ) ਸੜਦੇ ਜਾ ਰਹੇ ਸਨ। ੧੯੯।

### ਭੁਜੰਗ ਪ੍ਰਯਾਤ ਛੰਦ

(ਇਸ ਤਰ੍ਹਾਂ) ਰਾਜੇ ਨੇ ਮਹਾਨ ਸਰਪ-ਮੇਧ-ਯੋਗ ਰਚਿਆ। ਸਾਰੇ ਕੰਮਾਂ ਨੂੰ ਪੂਰਾ  
 ਕਰਨ ਲਈ ਬ੍ਰਾਹਮਣ ਹੋਮ ਕਰ ਰਹੇ ਸਨ। ਅਨੰਤ ਕਿਸਮਾਂ ਦੇ ਸਾਰੇ ਸੱਪ ਉਸ ਵਿਚ  
 ਸੜ ਮੋਏ ਸਨ। (ਮੰਤਰਾਂ ਦੇ ਬਲ ਨਾਲ ਖਿਚੇ ਹੋਏ) ਜੋ ਅਨੰਤ ਸੱਪ ('ਭੋਗ') ਰਾਜ-ਦੁਆਰ  
 ਤੇ ਗਏ (ਸਭ) ਸੜ ਗਏ। ੧੯੯।

ਕਿਤਨੇ ਅੱਠ ਹੱਥ ਦੇ ਅਤੇ (ਕਿਤਨੇ) ਸੱਤ ਹੱਥ ਦੇ ਲਗਭਗ ('ਪ੍ਰਾਇ') ਮੋਟੀ  
 ਗਰਦਨ ਵਾਲੇ, ਕਿਤਨੇ ੧੨ ਹੱਥਾਂ ਜਿਤਨੇ ਮੋਟੇ ('ਭਾਰੰ'), ਕਿਤਨੇ ਦੋ ਹਜ਼ਾਰ ਹੱਥ ਲੰਬੇ  
 ਅਤੇ ਕਿਤਨੇ ਹੀ ਇਕ ਯੋਜਨ ਲੰਬੇ ਬੋਅੰਤ (ਸੱਪ) ਅਚੇਤ ਹੋ ਕੇ ਹਵਨ-ਕੁੰਡ ਵਿਚ ਡਿਗ  
 ਰਹੇ ਸਨ। ੧੨੦।

ਕਿਤਨੇ ਦੋ ਯੋਜਨ, ਕਿਤਨੇ ਤਿੰਨ ਯੋਜਨ, ਕਿਤਨੇ ਚਾਰ ਯੋਜਨ ਜਿੰਨੇ ਲੰਬੇ ਸੱਪ  
 ('ਭੋਗਨ'), ਕਿਤਨੇ ਮੁਠ (ਜਿੰਨੇ), (ਕਿਤਨੇ) ਅੰਗੂਠੇ (ਜੇਡੇ, ਕਿਤਨੇ) ਗਿਠ ਜਿੰਨੇ, ਕਿਤਨੇ  
 ਡੇਢ ਗਿਠ (ਜੇਡੇ ਅਤੇ ਕਿਤਨੇ) ਅਧੇ ਅੰਗੂਠੇ (ਜਿੰਨੇ)। ੧੨੧।

ਕਿਤਨੇ ਚਾਰ ਯੋਜਨਾਂ ਅਤੇ ਚਾਰ ਕੋਹਾਂ ਜੇਡੇ ਅੱਗ ਵਿਚ ਇਸ ਤਰ੍ਹਾਂ ਹੋਮ ਹੋ ਰਹੇ  
 ਸਨ, ਜਿਵੇਂ (ਅੱਗ ਵਿਚ) ਘਿਓ (ਪੈਂਦਾ ਹੋਵੇ)। (ਹਵਨ ਵਿਚ ਸੜਦੇ ਹੋਏ ਸੱਪ) ਫਣੰ  
 ਨੂੰ ਪਟਕਰੇ ਸਨ, ਤੱਗ ਸੁਟੇ ਸਨ ਅਤੇ ਫੁੰਕਾਰੇ ਮਾਰਦੇ ਸਨ। (ਜਦੋਂ) ਸੱਪ ਵਿਚ ਡਿਗਦੇ  
 ਹਨ ਤਾਂ ਅੱਗ ਦੀ ਲਾਟ ਮਚਦੀ ਹੈ। ੧੨੨।

ਕਿਤਨੇ ਹੀ ਸੱਤ ਯੋਜਨਾਂ ਜਿੰਨੇ ਅਤੇ ਅੱਠ ਕੋਹਾਂ ਜੇਡੇ, ਕਿਤਨੇ ਹੀ ਅੱਠ ਯੋਜਨਾਂ  
 ਜੇਡੇ ਮੋਟੇ ਸੱਪਾਂ ਦਾ ਭਿਆਨਕ ਬੱਧ (ਇਸ ਯੋਗ ਵਿਚ ਹੋਇਆ ਅਤੇ) ਕਰੋੜਾਂ ਸੜ ਕੇ  
 ਸੁਆਹ ਹੋ ਗਏ। ਤੱਛਕ ਭਰ ਕੇ (ਇੰਜ) ਭਜ ਗਿਆ, ਜਿਉਂ ਕਾਂ ਬਾਜ਼ (ਭੱਛਕ ਨੂੰ  
 ਵੇਖ ਕੇ ਖਿਸਕ ਜਾਂਦਾ ਹੈ)। ੧੨੩।

(ਸੱਪਾਂ ਦੀਆਂ) ਕਰੋੜਾਂ ਕੁਲਾਂ ਹਵਨ-ਕੁੰਡ ਵਿਚ ਸੜ ਮਰੀਆਂ। ਜੋ ਬਚ ਗਏ, ਉਨ੍ਹਾਂ  
 ਨੂੰ ਬੰਨ੍ਹ ਕੇ ਇਕੱਠਿਆਂ ਹਵਨ-ਕੁੰਡ ਵਿਚ ਸੁਟ ਦਿੱਤਾ ਗਿਆ। ਨਾਗ-ਰਾਜ ਤੱਛਕ ਭਜ  
 ਕੇ ਇੰਦਰ ਲੋਕ ਜਾ ਪਹੁੰਚਿਆ। ਵੇਦ-ਮੰਤਰਾਂ (ਦੀ ਸ਼ਕਤੀ ਕਰ ਕੇ ਇੰਦਰ ਲੋਕ) ਸੜਨ  
 ਲਗਿਆ, (ਫਲਸਰੂਪ) ਇੰਦਰ ਚਿੰਤਾਵਾਨ ਹੋ ਗਿਆ। ੧੨੪।

ਬਧਯੋ ਮੰਤ੍ਰ ਜੰਤ੍ਰ ਗਿਰਯੋ ਭੂਮ ਮਧੰ। ਅੜਿਓ ਆਸਤੀਕੰ ਮਹਾ ਬਿਪੁ ਸਿਧੰ।  
ਭਿੜਯੋ ਭੇੜ ਭੂਪੰ ਝਿਣ੍ਯੋ ਝੇੜ ਝੜੰ। ਮਹਾ ਕ੍ਰੋਧ ਉਠ੍ਯੋ ਤਣੀ ਤੇੜ ਤੜੰ। ੴ ੧੨੫।

ਤਜਯੋ ਸ੍ਰੂਪ ਮੇਧੰ ਭਜਯੋ ਏਕ ਨਾਥੰ। ਕ੍ਰਿਪਾ ਮੰਤ੍ਰ ਸੂਝੈ ਸਬੈ ਸਿਸਟ ਸਜੰ।  
ਸੁਨਹੁ ਰਾਜ ਸਰਦੂਲ ਬਿਦ੍ਯਾ ਨਿਧਾਨੰ। ਤਪੈ ਤੇਜ ਸਾਵੰਤ ਜੁਆਲਾ ਸਮਾਨੰ। ੴ ੧੨੬।

ਮਹੀ ਮਾਹ ਰੂਪੰ ਤਪੈ ਤੇਜ ਭਾਨੰ। ਦਸੰ ਚਾਰ ਚਉਦਾਹ ਬਿਦਿਆ ਨਿਧਾਨੰ।  
ਸੁਨਹੁ ਰਾਜ ਸਾਸਤ੍ਰਗ ਸਾਰੰਗ ਪਾਨੰ। ਤਜਹੁ ਸਰਧ ਮੇਧੰ ਦਿਜੈ ਸੋਹਿ ਦਾਨੰ। ੴ ੧੨੭।

ਤਜਹੁ ਜੋ ਨ ਸਰਪੰ ਜਰੋ ਅਗਨ ਆਪੰ। ਕਰੋ ਦਗਧ ਤੋ ਕੌ ਦਿਵੈ ਐਸ ਸ੍ਰੂਪੰ।  
ਹਣ੍ਯੋ ਪੇਟ ਮਧੰ ਛੁਰੀ ਜਮਦਾੜੰ। ਲਗੇ ਪਾਪ ਤੋਕੋ ਸੁਨਹੁ ਰਾਜ ਗਾੜੰ। ੧੦। ੧੨੮।

ਸੁਨੇ ਬਿਪ ਬੋਲੇ ਉਠਿਯੋ ਆਪ ਰਾਜੰ। ਤਜਿਯੋ ਸਰਧ ਮੇਧੰ ਪਿਤਾ ਬੈਰ ਕਾਜੰ।  
ਬਲ੍ਯੋ ਬਖਾਸ ਪਾਸੰ ਕਰਿਯੋ ਮੰਤ੍ਰ ਚਾਰੰ। ਮਹਾ ਬੇਦ ਬਿਆਕਰਣ ਬਿਦਿਆ ਬਿਚਾਰੰ। ੧੧। ੧੨੯।

ਸੁਨੀ ਪੁਡਕਾ ਦੁਇ ਗ੍ਰੁਹੰ ਕਾਸਿ ਰਾਜੰ। ਮਹਾ ਸੁੰਦਰੀ ਰੂਪ ਸੋਭਾ ਸਮਾਜੰ।  
ਜਿਣਿਉ ਜਾਇ ਤਾਕੇ ਹਣੈ ਦੁਸਟ ਪੁਸਟੰ। ਕਰਿਯੋ ਧਿਆਨ ਤਾਨੇ ਲਦੇ ਭਾਰ ਉਸਟੰ। ੧੨। ੧੩੦।

ਚਲੀ ਸੈਨ ਸੂਕਰ ਪਰਾਚੀ ਦਿਸਾਨੰ। ਚੜੇ ਬੀਰ ਧੀਰੰ ਹਠੇ ਸਸਤ੍ਰ ਪਾਨੰ।  
ਦੁਰਿਯੋ ਜਾਇ ਦੁਰਗ ਸੁ ਬਾਰਾਣਸੀਸੰ। ਘੋਰਿਯੋ ਜਾਇ ਫਉਜ਼ ਭਜਿਓ ਏਕ ਈਸੰ। ੧੩। ੧੩੧।

ਮਚਿਯੋ ਜੁਧ ਸੁਰੰ ਬਹੇ ਸਸਤ੍ਰ ਘਾਤੰ। ਗਿਰੇ ਅਧੁ ਵਧੰ ਸਨਧੰ ਬਿਪਾਤੰ।  
ਗਿਰੇ ਹੀਰ ਚੀਰੰ ਸੁ ਬੀਰੰ ਰਜਾਣੰ। ਕਟੈ ਅਧੁ ਅਧੰ ਛਟੇ ਰੁਦ੍ਰ ਧ੍ਯਾਨੰ। ੧੪। ੧੩੨।

(ਆਖਿਰ ਵਿਚ ਤੱਛਕ ਨਾਗ ਵੀ) ਮੰਤਰਾਂ-ਜੰਤਰਾਂ ਦਾ ਬੰਨ੍ਹਿਆ ਭੂਮੀ ਉਤੇ  
ਆ ਡਿਗਿਆ। (ਉਸ ਨੂੰ ਡਿਗਦਾ ਵੇਖ ਕੇ) ਆਸਤੀਕ ਨਾਂ ਦਾ ਸਿੱਧ ਬ੍ਰਾਹਮਣ (ਰਜੇ  
ਅਗੇ) ਅੜ ਖੜੇਤਾ। (ਉਸ ਨੇ) ਰਾਜੇ ਨਾਲ ਖੂਬ ਭੇੜ ਭਿੜਿਆ ਅਤੇ ਝਗੜਾ ਕਰਦਿਆਂ  
ਕਰਦਿਆਂ ਖਿਲ ਗਿਆ। (ਉਸ ਦੇ ਹਿਰਦੇ ਵਿਚ) ਬਹੁਤ ਕ੍ਰੋਧ ਪੈਦਾ ਹੋਇਆ (ਅਤੇ ਆਪਣੇ  
ਜਾਮੇ ਦੀ) ਤਣੀ ਤੇੜ ਕੇ (ਰਜੇ ਨੂੰ) ਤਾਤਨ ਲਗਾ। ੧੨੫।

(ਕਿ) ਸੱਪਾਂ ਦਾ ਯੱਗ ਛਡ ਦਿਓ (ਅਤੇ ਕੇਵਲ) ਇਕ ਸੁਆਮੀ ਦਾ ਭਜਨ ਕਰੋ।  
(ਜਿਸ ਦੀ) ਕ੍ਰਿਪਾ ਨਾਲ ਮੰਤਰ ਸੁਝਦੇ ਹਨ ਅਤੇ ਸਿਸ਼ਟੀ ਦੇ ਸਾਰੇ ਸਾਜ (ਸਜਦੇ ਹਨ)।  
ਹੇ ਰਾਜਿਆਂ ਦੇ ਸ਼ੇਰ ਅਤੇ ਵਿਦਿਆ ਦੇ ਖਜ਼ਾਨੇ! ਸੁਣ, (ਜੇ ਨੂੰ ਮੇਰਾ ਕਿਹਾ ਮੰਨੇਗਾ, ਤਾਂ  
ਤੇਰਾ ਤੇਜ ਸੂਰਜ ਅਤੇ ਅਗਨੀ ਵਾਂਗ ਤਪੇਗਾ। ੧੨੬।

ਧਰਤੀ ਵਿਚ ਚੰਦ੍ਰਮਾ ('ਮਾਹ') (ਵਰਗਾ ਤੇਰਾ) ਰੂਪ ਅਤੇ ਸੂਰਜ ਦੇ ਸਮਾਨ ਤੇਰਾ  
ਤੇਜ ਰਾਮਕੇਗਾ। (ਨੂੰ) ਦਸ, ਚਾਰ ਅਤੇ ਚੌਂਠ ਵਿਦਿਆਵਾਂ ਦਾ ਖਜ਼ਾਨਾ ਹੋਵੇਗਾ। ਹੇ ਸ਼ਾਸਤ੍ਰ  
ਦੇ ਗਿਆਤਾ ਅਤੇ ਧਨਸ਼ਾਹੀ ਰਾਜੇ! ਸੁਣੋ, ਸੱਪਾਂ ਦਾ ਯੱਗ ਛਡ ਦਿਓ, ਇਹੀ ਮੈਨੂੰ ਦਾਨ  
ਦਿਓ। ੧੨੭।

ਜੇ (ਨੂੰ) ਸੱਪਾਂ (ਦੇ ਯੱਗ ਨੂੰ) ਨਹੀਂ ਛੱਡੇਗਾ ਤਾਂ (ਹਵਨ ਦੀ) ਅੱਗ ਵਿਚ ਸੌਂ ਆਪ  
ਸੜ ਮਰਾਂਗਾ। ਅਤੇ ਤੈਨੂੰ ਅਜਿਹਾ ਸ੍ਰੂਪ ਦਿਆਂਗਾ (ਜਿਸ ਨਾਲ ਤੂੰ ਵੀ) ਸੜ ਜਾਵੇਗਾ।  
(ਜਾਂ ਸੌਂ ਆਪਣੇ) ਪੇਟ ਵਿਚ ਛੁਰੀ ਜਾਂ ਕਟਾਰ ਮਾਰ ਲਵਾਂਗਾ। ਹੇ ਰਾਜਨ! ਸੁਣੋ, (ਫਿਰ)  
ਤੈਨੂੰ (ਬ੍ਰਹਮ-ਹਤਿਆ ਦਾ) ਵੱਡਾ ਪਾਪ ਲਗੇਗਾ। ੧੨੮।

ਬ੍ਰਾਹਮਣ ਦੇ ਬੋਲ ਸੁਣ ਕੇ, ਰਾਜਾ (ਆਪਣੇ ਆਸਨ ਤੋਂ) ਉਠਿਆ। ਪਿਤਾ ਦੇ ਵੈਰ  
(ਦੇ ਬਦਲੇ) ਕਰਕੇ (ਜੇ ਸਰਧ ਯੱਗ ਰਚਿਆ ਹੋਇਆ ਸੀ ਉਸ) ਸਰਪ-ਯੱਗ ਨੂੰ ਛਡ  
ਦਿੱਤਾ। ਵੇਦ, ਵਿਆਕਰਣ ਅਤੇ ਵਿਦਿਆਵਾਂ ਦੇ ਮਹਾ ਵਿਚਾਰਕ ਵਿਆਸ ਨੂੰ ਕੋਲ  
ਬੁਲਾਇਆ ਅਤੇ ਚੰਗੀ ਤਰ੍ਹਾਂ ਸਲਾਹ ਕਰਨ ਲਗਾ। ੧੨੯।

(ਰਜੇ ਨੂੰ ਵਿਆਸ ਨੇ ਕਿਹਾ ਕਿ) ਸੁਣਿਆ ਹੈ ਕਿ ਕਾਸੀ ਦੇ ਰਾਜੇ ਦੇ ਘਰ ਦੋ  
ਪੁੱਤਰੀਆਂ ਹਨ ਜੋ ਬਹੁਤ ਸੁੰਦਰ ਅਤੇ ਰੂਪ ਤੇ ਸੋਭਾ ਦਾ ਮੁਜਸਮਾ ਹਨ। ਉਨ੍ਹਾਂ ਨੂੰ ਜਿਤ  
ਲਿਆਉ ਅਤੇ ਵੱਡੇ ਵੱਡੇ ਦੁਸਟਾਂ ਨੂੰ ਮਾਰ ਦਿਓ। (ਇਹ ਗੱਲ ਸੁਣਦਿਆਂ ਸਾਰ) ਉਸ  
ਨੇ ਉਠਾਂ (ਉਤੇ ਸਸਤ੍ਰਾਂ ਅਸਤ੍ਰਾਂ) ਦੇ ਭਰ ਲਦ ਕੇ (ਕਾਸੀ ਵਲ) ਚਾਲੇ ਪਾ ਚਿੱਤੇ। ੧੩੦।

ਪੂਰਵ ਦਿਸਾ ਵਲ ਸੈਨਾ ਹਵਾ ਦੀ ਤੇਜ਼ੀ ਨਾਲ ਤੁਰ ਪਈ। ਧੀਰਜਵਾਨ ਅਤੇ ਹਠੀ  
ਸੂਰਵੀਰ ਹੱਥਾਂ ਵਿਚ ਸਸਤ੍ਰ ਲੈ ਕੇ ਚੜ੍ਹ ਪਈ। ਕਾਸੀ ('ਬਾਰਾਣ') ਦਾ ਰਾਜਾ (ਡਰ ਦਾ  
ਮਾਰਿਆ) ਕਿਲੇ ਵਿਚ ਜਾ ਲੁਕਿਆ। ਫੌਜ ਨੇ (ਕਿਲੇ ਨੂੰ) ਜਾ ਘੋਰਿਆ ਅਤੇ (ਕਾਸੀ ਦੇ  
ਰਾਜੇ ਨੇ) ਇਕ ਸ਼ਿਵ ਦਾ ਧਿਆਨ ਕੀਤਾ। ੧੩੧।

ਚੰਗਾ ਯੁੱਧ ਮਚਿਆ, ਸਸਤ੍ਰਾਂ ਦੇ ਆਘਾਤ ਅਤੇ ਦਾਊ-ਪੇਚ ਹੋਣ ਲਗੇ। ਚੰਗੀ ਤਰ੍ਹਾਂ  
ਸਸਤ੍ਰਾਂ ਨਾਲ ਸਜੇ ਹੋਏ ('ਸਨੱਧੀ') ਸਸਤ੍ਰਾਂ ਦੀ ਮਾਰ ਨਾਲ ਅੱਧੇ ਅੱਧੇ (ਟੁਕੜੇ ਹੋ ਕੇ)  
ਡਿਗਣ ਲਗੇ। ਹੀਰਿਆਂ ਨਾਲ ਸਜੇ ਬਸਤ੍ਰਾਂ ਵਾਲੇ ਸੂਰਵੀਰ ਰਾਜਪੁਤ (ਧਰਤੀ ਉਤੇ) ਡਿਗ  
ਪਈ। (ਉਨ੍ਹਾਂ ਦੇ) ਅੱਧੇ-ਅੱਧੇ ਕਟੇ ਜਾਣ ਕਾਰਨ ਸ਼ਿਵ ਦਾ ਧਿਆਨ ਵੀ ਉਖੜ  
ਗਿਆ। ੧੩੨।

ਗਿਰੇ ਖੇਤ੍ਰ ਖਤਾਣ ਖੜ੍ਹੀ ਖਤਾਣੀ। ਬਜੀ ਭੇਰ ਭੁੰਕਾਰ ਦੁਕਿਆ ਨਿਸਾਣੀ।  
ਕਰੇ ਪੈਜਵਾਰੰ ਪ੍ਰਚਾਰੈ ਸੁ ਬੀਰੀ। ਫਿਰੇ ਰੁੰਡ ਮੁੰਡ ਤਣੰ ਤਛ ਤੀਰੀ। ੧੫। ੧੯੩।

ਬਿਭੇ ਦੰਤ ਵਰਮੰ ਪ੍ਰਛੇਦੈ ਤਨਾਨੀ। ਕਰੇ ਮਰਦਨੰ ਅਰਦਨੰ ਮਰਦਮਾਨੀ।  
ਕਟੇ ਚਰਮ ਬਰਮੰ ਛੁਟੇ ਚਉਰ ਚਾਰੀ। ਗਿਰੇ ਬੀਰ ਧੀਰੀ ਛੁਟੇ ਸਸਤ੍ਰ ਧਾਰੀ। ੧੬। ੧੯੪।

ਜਿਣ੍ਹੋ ਕਾਸਕੀਮੰ ਹਣ੍ਹੋ ਸਰਬ ਸੈਨੀ। ਬਰੀ ਪੁੜ੍ਕਾ ਤਾਹ ਕੰਪ੍ਹੋ ਤ੍ਰਿਨੈਨੀ।  
ਭਇਓ ਮੇਲ ਗੇਲੰ ਮਿਲੇ ਰਾਜ ਰਾਜੀ। ਭਈ ਮਿਤ੍ਰ ਚਾਰੀ ਸਰੇ ਸਰਬ ਕਾਜੀ। ੧੭। ੧੯੫।

ਮਿਲੀ ਰਾਜ ਦਾਜੰ ਸੁ ਦਾਸੀ ਅਨੂਪੀ। ਮਹਾ ਬਿਦਯਵੰਤੀ ਅਪਾਰੰ ਸਰੂਪੀ।  
ਮਿਲੇ ਹੀਰ ਚੀਰੀ ਕਿਤੇ ਸਿਆਉ ਕਰਨੀ। ਮਿਲੇ ਮਤ ਦੰਤੀ ਕਿਤੇ ਸੇਤ ਬਰਨੀ। ੧੮। ੧੯੬।

ਕਰਿਯੋ ਬ੍ਰਾਹ ਰਾਜਾ ਭਇਓ ਸੁ ਪ੍ਰਸੰਨੀ। ਭਲੀ ਭਾਤ ਪੋਖੇ ਦਿਜੰ ਸਰਬ ਅੰਨੀ।  
ਕਰੇ ਭਾਤਿ ਭਾਤੰ ਮਹਾ ਗਜ ਦਾਨੀ। ਭਏ ਦੋਇ ਪੁੜ੍ਹੰ ਮਹਾ ਰੂਪ ਮਾਨੀ। ੧੯। ੧੯੭।

ਲਖੀ ਰੂਪਵੰਤੀ ਮਹਾਰਾਜ ਦਾਸੀ। ਮਨੋ ਚੀਰ ਕੈ ਚਾਰ ਚੰਦ੍ਰਾ ਨਿਕਾਸੀ।  
ਲਹੈ ਚੰਲਾ ਚਾਰ ਬਿਦਿਆ ਲਤਾ ਸੀ। ਕਿਧੋ ਕੰਜਕੀ ਮਾਝ ਸੋਭਾ ਪ੍ਰਕਾਸੀ। ੨੦। ੧੯੮।

ਕਿਧੋ ਛੁਲ ਮਾਲਾ ਲਖੈ ਚੰਦ੍ਰਮਾ ਸੀ। ਕਿਧੋ ਪਦਮਨੀ ਮੈਂ ਬਨੀ ਮਾਲਤੀ ਸੀ।  
ਕਿਧੋ ਪੁਰਹ ਧੰਨਿਆ ਛੁਲੀ ਰਾਇ ਬੇਲੀ। ਤਜੈ ਅੰਗ ਤੇ ਬਾਸੁ ਚੰਪਾ ਛੁਲੇਲੀ। ੨੧। ੧੯੯।

ਕਿਧੋ ਦੇਵ ਕੰਨਿਆ ਪ੍ਰਿਥੀ ਲੋਕ ਡੋਲੈ। ਕਿਧੋ ਜਫਨੀ ਕਿਨ੍ਹਨੀ ਸਿਉ ਕਲੋਲੈ।  
ਕਿਧੋ ਰੁਦ੍ਰ ਬੀਜੰ ਫਿਰੈ ਮਿਧ ਬਾਲੀ। ਕਿਧੋ ਪੜ੍ਹ ਪਾਨ ਨਚੈ ਕਉਲ ਨਾਲੀ। ੨੨। ੧੯੦।

ਛੜੀਪਣੇ ਦੀ ਮਰਯਾਦਾ ਪਾਲਣ ਵਾਲੇ ਵੀ ਰਣ-ਭੂਮੀ ਵਿਚ ਡਿਗ ਪਏ। ਭੇਰੀਆਂ  
ਦੇ ਵਜਣ ਦੀ ਭੁੰਕਾਰ ਹੋਣ ਲਗੀ ਅਤੇ ਨਗਾਰਿਆਂ ਦੀ ਧੁੰਕਾਰ ਹੋਣ ਲਗੀ। ਸੂਰਮੇ  
ਲਲਕਾਰੇ ਮਾਰ ਕੇ ਪ੍ਰਤਿਗਿਆ ('ਪੈਜਵਾਰੰ') ਪੂਰੀ ਕਰ ਰਹੇ ਸਨ। ਕਿਤੇ ਧੜ, ਕਿਤੇ ਸਿਰ  
ਅਤੇ ਕਿਤੇ ਤੀਰਾਂ ਨਾਲ ਪੱਛੇ ਸ਼ਰੀਰ ਫਿਰਦੇ ਸਨ। ੧੯੩।

ਹਾਥੀਆਂ ਦੇ ਕਵਚ ('ਦੰਤ-ਵਰਮੰ') ਟੁੱਟ ਗਏ ('ਬਿਭੇ') ਅਤੇ ਸ਼ਰੀਰਾਂ ਉਤੇ ਜਖਮ  
ਹੋ ਗਏ। ਬਹਾਦਰ ਸੂਰਵੀਰਾਂ ('ਮਰਦਮਾਨੀ') ਨੂੰ ਦਲ-ਮਲ ਕੇ ਮਸਲ ਦਿੱਤਾ ਗਿਆ।  
ਕਵਚ ('ਬਰਮੰ') ਅਤੇ ਢਾਲਾਂ ਕਟੀਆਂ ਗਈਆਂ ਸਨ ਅਤੇ ਸੁੰਦਰ ਚੌਰ ਰੁਲ ਰਹੇ ਸਨ।  
ਸਸਤ੍ਰਾਂ ਦੀਆਂ ਧਾਰਾਂ ਨਾਲ (ਵੱਡੇ ਵੱਡੇ) ਧੀਰਜਵਾਨ ਸੂਰਮੇ ਫਿਰੇ ਪਏ ਸਨ। ੧੯੪।

(ਰਾਜੇ ਜਨਮੇਜੇ ਨੇ) ਕਾਸੀ ਦੇ ਰਾਜੇ ਨੂੰ ਜਿਤ ਲਿਆ ਅਤੇ ਉਸ ਦੀ ਸਾਰੀ ਸੈਨਾ  
ਮਾਰ ਦਿੱਤੀ। ਉਸ ਦੀਆਂ (ਦੋਹਾਂ) ਪੁੱਤਰੀਆਂ ਨਾਲ (ਜਨਮੇਜੇ ਨ) ਵਿਆਹ ਕਰ ਲਿਆ।  
(ਇਹ ਘਟਨਾ ਵੇਖ ਕੇ) ਸ਼ਿਵ ਕੰਬ ਗਿਆ। (ਅਖੀਰ ਦੋਹਾਂ ਰਾਜਿਆਂ ਦਾ ਆਪਸ ਵਿਚ)  
ਮੇਲ ਮਿਲਾਪ ਹੋ ਗਿਆ ਅਤੇ (ਕਾਸੀ ਦੇ) ਰਾਜੇ ਨੂੰ (ਆਪਣਾ) ਰਾਜ ਮਿਲ ਗਿਆ। (ਦੋਹਾਂ  
ਰਾਜਿਆਂ ਵਿਚ) ਚੰਗੀ ਮਿਤਰਤਾ ਹੋ ਗਈ ਅਤੇ ਸਾਰੇ ਕਾਰਜ ਚੰਗੀ ਤਰ੍ਹਾਂ ਸਿਰੇ ਚੜ੍ਹਾਂ  
ਗਏ। ੧੯੫।

(ਜਨਮੇਜੇ ਨੂੰ ਕਾਸੀ ਦੇ) ਰਾਜੇ ਵਲੋਂ ਦਾਜ ਵਿਚ ਇਕ ਅਨੂਪਮ ਦਾਸੀ ਮਿਲੀ ਜੋ  
ਮਹਾਨ ਵਿਦਵੰਤੀ ਅਤੇ ਅਪਾਰ ਸੁੰਦਰ ਸਰੂਪ ਵਾਲੀ ਸੀ। ਕਿਤਨੇ ਹੀ ਹੀਰੇ, ਬਸਤ੍ਰ ਅਤੇ  
ਕਾਲੇ ('ਸਿਆਉ') ਕੰਨਾਂ ਵਾਲੇ (ਧੇੜੇ) ਮਿਲੇ। ਕਿਤਨੇ ਹੀ ਚਿੱਟੇ ਰੰਗ ਦੇ ਮਸਤ ਹਾਥੀ  
ਮਿਲੇ। ੧੯੬।

ਰਾਜਾ (ਕਾਸੀ ਰਾਜ ਦੀਆਂ ਕੁਮਾਰੀਆਂ ਨਾਲ) ਵਿਆਹ ਕਰਕੇ ਬਹੁਤ ਪ੍ਰਸੰਨ  
ਹੋਇਆ ਅਤੇ ਸਾਰਿਆਂ ਬ੍ਰਾਹਮਣਾਂ ਨੂੰ ਅੰਨ ਆਦਿ ਨਾਲ ਚੰਗੀ ਤਰ੍ਹਾਂ ਰਜਾਇਆ। ਭਾਂਤ-  
ਭਾਂਤ ਦੇ ਵੱਡੇ ਹਾਥੀ ਦਾਨ ਕੀਤੇ। (ਸਮਾਂ ਪਾ ਕੇ ਉਨ੍ਹਾਂ ਦੋਹਾਂ ਰਾਣੀਆਂ ਨੇ) ਮਹਾ ਰੂਪਵਾਨ  
ਦੇ ਪੁੱਤਰਾਂ ਨੂੰ ਜਨਮ ਦਿੱਤਾ। ੧੯੭।

(ਇਕ ਦਿਨ) ਜਨਮੇਜੇ ਨੇ ਰੂਪਵੰਤੀ ਦਾਸੀ ਨੂੰ ਵੇਖਿਆ (ਜੋ ਇੰਜ ਲਗੀ) ਮਾਨੋ  
ਚੰਦ੍ਰਮਾ ਨੂੰ ਚੀਰ ਕੇ ਚਾਂਦਨੀ ਕਵੀ ਗਈ ਹੋਵੇ। (ਜਾਂ ਇੰਜ ਲਗਦੀ ਸੀ) ਮਾਨੋ ਬਿਜਲੀ  
ਵਾਂਗ ਜਾਂ ਵਿਦਿਆ ਦੀ ਬੇਲ ਵਰਗੀ (ਫਿਰਦੀ ਹੋਵੇ), ਜਾਂ ਫਿਰ ਮਾਨੋ ਕਮਲ ਵਿਚਲੀ  
ਸੋਭਾ ਹੀ ਪ੍ਰਗਟ ਹੋ ਗਈ ਹੋਵੇ। ੧੯੮।

ਜਾਂ ਛੁਲਾਂ ਦੀ ਮਾਲਾ ਹੋਵੇ, (ਜਾਂ) ਚੰਦ੍ਰਮਾ ਜਿਹੀ ਲਗਦੀ ਹੋਵੇ। ਜਾਂ ਪਦਮਨੀ ਰੂਪ  
ਹੋਵੇ, (ਜਾਂ) ਮਾਲਤੀ ਦਾ ਛੁਲ ਹੋਵੇ, ਜਾਂ ਛੁਲਾਂ ਦੀ ਧਨੁਸ ('ਧੰਨਿਆ') ਹੋਵੇ, (ਜਾਂ) ਛੁਲੀ  
ਹੋਈ ਰਾਇਬੇਲ ਹੋਵੇ। (ਉਸ ਦੇ) ਸ਼ਰੀਰ ਤੋਂ ਚੰਪਾ ਦੇ ਛੁਲਾਂ ਵਰਗੀ ਸੁਗੰਧ ਨਿਕਲ ਰਹੀ  
ਸੀ। ੧੯੯।

ਜਾਂ ਦੇਵ-ਕੰਨਿਆ ਧਰਤੀ ਉਤੇ ਫਿਰ ਰਹੀ ਹੋਵੇ, ਜਾਂ ਯਕਸ਼ਿਣੀ ਅਥਵਾ ਕਿੰਨਰਣੀ  
ਵਾਂਗ ਕਲੋਲ ਕਰ ਰਹੀ ਹੋਵੇ, ਜਾਂ ਪਾਰਾ ('ਰੁਦ੍ਰਬੀਜ') ਹੀ ਇਸ ਕੰਨਿਆ ਦੇ ਰੂਪ ਵਿਚ  
ਫਿਰ ਰਿਹਾ ਹੋਵੇ, ਜਾਂ ਪਾਨ ਦੇ ਪੁੱਤਰ (ਜਾਂ) ਕਮਲ ਦੀ ਡੰਡੀ (ਵਾਂਗ) ਨਚ ਰਹੀ  
ਹੋਵੇ। ੧੯੦।

ਕਿਧੋ ਰਾਗਮਾਲਾ ਰਚੀ ਰੰਗ ਰੂਪੀ। ਕਿਧੋ ਇਸਤ੍ਰਿ ਰਾਜਾ ਰਚੀ ਬੂਪ ਭੂਪੀ।  
ਕਿਧੋ ਨਾਗ ਕੰਨਿਆ ਕਿਧੋ ਬਾਸਵੀ ਹੈ। ਕਿਧੋ ਸੰਖਨੀ ਚਿਤ੍ਰਨੀ ਪਦਮਨੀ ਹੈ। ੨੩। ੧੯੧।

ਲਸੈ ਚਿਤ੍ਰ ਰੂਪੀ ਬਚਿਤ੍ਰੰ ਅਪਾਰੰ। ਮਹਾ ਰੂਪਵੰਤੀ ਮਹਾ ਜੋਬਨਾਰੰ।  
ਮਹਾ ਗਿਆਨ ਵੰਤੀ ਸੁ ਬਿਗਿਆਨ ਕਰਮੰ। ਪੜੇ ਕੰਠਿ ਬਿਦਿਆ ਸੁ ਬਿਦਿਆਦਿ ਧਰਮੰ। ੨੪। ੧੯੨।

ਲਖੀ ਰਾਜ ਕੰਨਿਆਨ ਤੇ ਰੂਪਵੰਤੀ। ਲਸੈ ਜੋਤ ਜੂਲਾਂ ਅਪਾਰੰ ਅਨੰਤੀ।  
ਲਖਯੋ ਤਾਹਿ ਜਨਮੇਜਟੇ ਆਪ ਰਾਜੰ। ਕਰੇ ਪਰਮ ਭੋਗੰ ਦੀਏ ਸਰਬ ਸਾਜੰ। ੨੫। ੧੯੩।

ਬਚਿਓ ਨੇਹੁ ਤਾਸੇ ਤਜੀ ਰਾਜ ਕੰਨਿਆ। ਹੁਤੀ ਸਿਸਟ ਕੀ ਦਿਸਟ ਮਹਿ ਪੁਸਟ ਧੰਨਿਆ।  
ਭਇਓ ਏਕ ਪੁੜ੍ਹ ਮਹਾ ਸਸਤ੍ਰ ਧਾਰੀ। ਦਸੰ ਚਾਰ ਚਉਦਾਹ ਬਿਦਿਆ ਬਿਚਾਰੀ। ੨੬। ੧੯੪।

ਧਰਿਓ ਅਸਮੇਧੀ ਪ੍ਰਿਥਮ ਪੁੜ੍ਹ ਨਾਮੰ। ਭਇਓ ਅਸਮੇਧਾਨ ਦੂਜੋ ਪ੍ਰਾਧਾਨੀ।  
ਅਜੈ ਸਿੰਘ ਰਾਖਯੋ ਰਜੀ ਪੁੜ੍ਹ ਸੁਰੰ। ਮਹਾ ਜੰਗ ਜੋਧ ਮਹਾ ਜਸ ਪੂਰੰ। ੨੭। ੧੯੫।

ਭਇਓ ਤਨ ਦੁਰਸਤੰ ਬਲਿਸਤੰ ਮਹਾਨੰ। ਮਹਾਜੰਗ ਜੋਧ ਸੁ ਸਸਤ੍ਰ ਪ੍ਰਾਧਾਨੀ।  
ਹਣੈ ਦੁਸਟ ਪੁਸਟੰ ਮਹਾ ਸਸਤ੍ਰ ਧਾਰੀ। ਬਡੇ ਸਤ੍ਰ ਜੀਤੇ ਜਿਵੇ ਰਾਵਣਾਰੀ। ੨੮। ੧੯੬।

ਚੜਿਓ ਏਕ ਦਿਵਸੰ ਅਖੇਟੰ ਨਰੇਸੰ। ਲਖੇ ਮ੍ਰਿਗ ਧਾਯੋ ਗਯੋ ਅਉਰ ਦੇਸੰ।  
ਸ੍ਰਮਿਓ ਪਰਮ ਬਾਟੰ ਤਕਿਯੋ ਏਕ ਤਾਲੰ। ਤਹਾ ਦਉਰ ਕੈ ਪੀਨ ਪਾਨੰ ਉਤਾਲੰ। ੨੯। ੧੯੭।

ਕਰਿਓ ਰਾਜ ਸੈਨੰ ਕਚਿਓ ਬਾਰ ਬਾਜੰ। ਤਕੀ ਬਾਜਨੀ ਰੂਪ ਰਾਜੰ ਸਮਾਜੰ।  
ਲਗਯੋ ਆਨ ਤਾਕੋ ਰਹਯੋ ਤਾਹਿ ਗਰਭੰ। ਭਇਓ ਸਿਯਾਮ ਕਰਣੰ ਸੁ ਬਾਜੀ ਅਦਰਬੰ। ੩੦। ੧੯੮।

ਕਰਿਯੋ ਬਾਜ ਮੇਧੰ ਬਡੇ ਜਗ ਰਾਜਾ। ਜਿਣੇ ਸਰਬ ਭੂਪੀ ਸਰੇ ਸਰਬ ਕਾਜਾ।  
ਗਢਯੋ ਜਗ ਬੰਦੀ ਕਰਿਯੋ ਹੋਮ ਕੁੰਡੀ। ਭਲੀ ਭਾਤ ਪੋਖੇ ਬਲੀ ਬਿਪ੍ਰ ਕੁੰਡੀ। ੩੧। ੧੯੯।

ਜਾਂ ਰੂਪ-ਰੰਗ ਦੀ ਬਣੀ ਹੋਈ ਰਾਗਮਾਲਾ ਹੋਵੇ, ਜਾਂ ਰਾਜਿਆਂ ਦੇ ਰਾਜੇ  
(ਪਰਮਾਤਮਾ) ਨੇ (ਉਸ ਨੂੰ) ਇਸਤਰੀਆਂ ਦਾ ਰਾਜਾ ਬਣਇਆ ਹੋਵੇ, ਜਾਂ ਨਾਗ-ਕੰਨਿਆਂ  
ਹੋਵੇ, ਜਾਂ ਇੰਦਰ ਦੀ ਪਤਨੀ ਹੋਵੇ, ਜਾਂ ਸੰਖਨੀ, ਚਿਤ੍ਰਨੀ (ਅਥਵਾ) ਪਦਮਨੀ ਹੋਵੇ। ੧੯੧।

(ਉਸ ਦਾ) ਅਪਾਰ ਅਤੇ ਵਿਚਿਤ੍ਰ ਚਿਤਰ ਵਰਗ ਸਰੂਪ ਚਮਕਦਾ ਸੀ, (ਉਹ)  
ਮਹਾਨ ਰੂਪ ਵਾਲੀ ਅਤੇ ਭਰ-ਜੁਆਨ ਸੀ। (ਉਹ) ਮਹਾਨ ਗਿਆਨ ਵਾਲੀ ਅਤੇ  
ਵਿਗਿਆਨਿਕ ਕਰਮ ਕਰਨ ਵਾਲੀ ਸੀ। (ਉਹ) ਕੰਠ ਤੋਂ ਵਿਦਿਆ ਪੜ੍ਹਦੀ ਸੀ (ਇਸ  
ਲਈ ਆਪ ਹੀ) ਵਿਦਿਆ ਅਤੇ ਧਰਮ ਆਦਿ ਸੀ। ੧੯੨।

(ਜਨਮੇਜੇ) ਰਾਜੇ ਨੇ (ਉਸ ਨੂੰ) ਰਾਜ-ਕੰਨਿਆ ਤੋਂ ਵੀ (ਅਧਿਕ) ਰੂਪਵਾਨ ਵੇਖਿਆ।  
(ਉਹ) ਅਪਾਰ ਅਤੇ ਅਨੰਤ ਜੁਆਲਾ ਦੀ ਜੋਤਿ ਵਾਂਗ ਚਮਕ ਰਹੀ ਸੀ। ਰਾਜੇ ਜਨਮੇਜੇ  
ਨੇ ਆਪ ਉਸ ਨੂੰ ਇਸ ਤਰ੍ਹਾਂ ਜਾਣ ਕੇ ਉਸ ਨਾਲ ਬਹੁਤ (ਪ੍ਰਸੰਨ ਹੋ ਕੇ) ਭੋਗ ਕੀਤਾ  
ਅਤੇ (ਉਸ ਨੂੰ) ਸਜਾਵਟ ਦੇ ਸਰੇ ਸਮਾਨ ਦਿੱਤੇ। ੧੯੩।

ਉਸ ਨਾਲ (ਜਨਮੇਜੇ ਦਾ) ਪ੍ਰੇਮ ਬਹੁਤ ਵਧ ਗਿਆ ਅਤੇ ਰਾਜ-ਪੁੱਤਰੀਆਂ ਨੂੰ ਛਡ  
ਦਿੱਤਾ। (ਜੋ) ਸਿਸ਼ਟੀ ਦੀ ਦ੍ਰਿਸ਼ਟੀ ਵਿਚ (ਦਾਸੀ ਮੰਨੀ ਜਾਂਦੀ ਸੀ) ਹੁਣ ਵੱਡੇ ਭਾਗਾਂ ਵਾਲੀ  
ਹੋ ਗਈ। (ਉਸ ਦੀ ਕੁੱਖੋਂ) ਇਕ ਮਹਾਨ ਸ਼ਸਤ੍ਰਧਾਰੀ ਪੁੱਤਰ ਪੈਦਾ ਹੋਇਆ ਜੋ ਦਸ, ਚਾਰ  
ਅਤੇ ਚੌਂਦਾਂ ਵਿਦਿਆਵਾਂ ਵਿਚ ਪ੍ਰਬੀਨ ਸੀ। ੧੯੪।

(ਰਾਜੇ ਨੇ) ਪਹਿਲੇ ਪੁੱਤਰ ਦਾ ਨਾਂ ‘ਆਸੁਮੇਧ’ ਰਖਿਆ। ਦੂਜਾ ਪੁੱਤਰ ਪ੍ਰਗਟ ਹੋਇਆ,  
(ਉਸ ਦਾ ਨਾਂ) ‘ਆਸਮੇਧਾਨ’ (ਰਖਿਆ)। ਰਜੀ (ਦਾਸੀ) ਦੇ ਪੁੱਤਰ ਦਾ ਨਾਂ ‘ਅਜੈ ਸਿੰਘ’ ਰਖਿਆ  
(ਜੋ ਬਹੁਤ) ਸੂਰਵੀਰ, ਜੰਗ ਕਰਨ ਵਾਲਾ ਮਹਾਨ ਯੋਧ ਅਤੇ ਵੱਡੇ ਯਸ ਵਾਲਾ ਸੀ। ੧੯੫।

(ਉਹ) ਬਹੁਤ ਤੰਦਰੁਸਤ ਅਤੇ ਬਲਵਾਨ ਸਿੱਧ ਹੋਇਆ। (ਉਹ) ਮਹਾਨ ਯੋਧ ਅਤੇ  
ਸ਼ਸਤ੍ਰ-ਵਿਦਿਆ ਵਿਚ ਪ੍ਰਬੀਨ ਸੀ। (ਉਸ ਨੇ) ਸ਼ਸਤ੍ਰਾਂ ਦੇ ਧਾਰ ਨਾਲ ਵੱਡੇ ਵੱਡੇ ਦੁਸ਼ਟਾਂ  
ਨੂੰ ਮਾਰ ਦਿੱਤਾ ਅਤੇ ਸ੍ਰੀ ਰਾਮ ਚੰਦਰ (‘ਰਾਵਣਾਰੀ’) ਵਾਂਗ ਤਕੜੇ ਵੈਰੀਆਂ ਨੂੰ ਜਿਤ  
ਲਿਆ। ੧੯੬।

ਇਕ ਦਿਨ ਰਾਜਾ (ਜਨਮੇਜਾ) ਸਿਕਾਰ ਨੂੰ ਚਤੁਆ। (ਬਨ ਵਿਚ) ਇਕ ਮਿਰਗ  
ਵੇਖ ਕੇ (ਉਸ ਪਿਛੇ ਘੋੜਾ) ਭਜਾ ਦਿੱਤਾ ਅਤੇ ਦੂਜੇ ਦੇਸ਼ (ਦੀ ਸੀਮਾ) ਵਿਚ ਪਰੁੰਚ ਗਿਆ।  
ਬਹੁਤ ਸਫਰ ਕਰਨ ਕਰਕੇ (ਰਾਜਾ) ਥਕ ਗਿਆ ਅਤੇ ਇਕ ਤਾਲਾਬ ਵੇਖਿਆ। ਜਲਦੀ  
ਹੀ ਦੌੜ ਕੇ ਉਥੇ ਪਾਣੀ ਪੀਣ ਲਈ ਗਿਆ। ੧੯੭।

(ਜਲ ਪੀ ਕੇ) ਰਾਜਾ (ਉਥੇ) ਸੌਂ ਗਿਆ, (ਤਦੋਂ) ਜਲ ਵਿਚੋਂ (ਅਗੰਮੀ ਸ਼ਕਤੀ ਨੇ)  
ਇਕ ਘੋੜਾ ਕਚਿਆ। (ਜਲ ਵਿਚੋਂ ਨਿਕਲੇ ਘੋੜੇ ਨੇ) ਰਾਜ ਦੇ ਠਾਠ-ਬਾਠ ਵਾਲੀ ਘੋੜੀ  
(ਬਾਜਨੀ) ਨੂੰ ਵੇਖਿਆ ਅਤੇ ਉਸ (ਘੋੜੀ) ਨੂੰ ਆਣ ਲਗਿਆ, (ਜਿਸ ਦੇ ਫਲਸਰੂਪ) ਉਸ  
ਨੂੰ ਗਰਭ ਹੋ ਗਿਆ। (ਸਮਾਂ ਪਾ ਕੇ ਉਸ ਘੋੜੀ ਨੇ) ਕਾਲੇ ਕੰਨਾਂ ਵਾਲੇ ਇਕ ਅਮੋਲਕ  
ਘੋੜੇ ਨੂੰ ਜਨਮ ਦਿੱਤਾ। ੧੯੮।

(ਉਸ ਘੋੜੇ ਦੀ ਪ੍ਰਾਪਤੀ ਤੋਂ ਬਾਦ) ਰਾਜੇ ਨੇ ਬਹੁਤ ਵੱਡਾ ਅਸੂਮੇਧ ਯੋਗ ਕੀਤਾ।  
ਸਾਰੇ ਰਾਜੇ ਜਿਤ ਲਏ ਅਤੇ ਸਾਰੇ ਕੰਮ ਸੰਵਰ ਗਏ। (ਫਿਰ) ਯੋਗ ਦਾ ਖੰਭਾ ਗੜ ਦਿੱਤਾ  
ਅਤੇ ਯੋਗ-ਕੁੰਡ ਬਣਾ ਲਿਆ। ਬ੍ਰਾਹਮਣਾਂ ਦੀ ਮੰਡਲੀ ਨੂੰ ਚੰਗੀ ਤਰ੍ਹਾਂ ਰਾਜਾ ਪੁਜਾ  
ਦਿੱਤਾ। ੧੯੯।

ਦਏ ਕੋਟ ਦਾਨ ਪਕੇ ਪਰਮ ਪਾਕੰ। ਕਲੂ ਮਧਿ ਕੀਨੇ ਬਡੇ ਧਰਮ ਸਾਕੰ।  
ਲਗੀ ਦੇਖਨੇ ਆਪ ਜਿਉ ਰਾਜ ਬਾਲਾ। ਮਹਾ ਰੂਪਵੰਤੀ ਮਹਾ ਜੁਆਲ ਆਲਾ। ੩੨। ੨੦੦੧।

ਉਝੋ ਪਉਣ ਕੇ ਬੇਗ ਸਿਜੋ ਅਗ੍ਰ ਪਤ੍ਰੀ। ਹਸੇ ਦੇਖ ਨਗਰੀ ਤ੍ਰੀਜੀਂ ਬਿਪ੍ਰ ਛੜੀ।  
ਭਇਓ ਕੋਪ ਰਾਜਾ ਗਰੇ ਬਿਪ੍ਰ ਸਰਬੀ। ਦਰੇ ਖੀਰ ਖੰਡ ਬਡੇ ਪਰਮ ਗਰਬੀ। ੩੩। ੨੦੧।

ਪ੍ਰਿਥਮ ਬਾਧਿ ਕੈ ਸਰਬ ਮੁੰਡੇ ਮੁੰਡਾਏ। ਪੁਨਰ ਏਡੂਆ ਸੀਸ ਤਾਕੇ ਟਿਕਾਏ।  
ਪੁਨਰ ਤਪਤ ਕੈ ਖੀਰ ਕੇ ਮਧਿ ਡਾਰਿਓ। ਇਮੰ ਸਰਬ ਬਿਪ੍ਰਾਨ ਕਉ ਜਾਰਿ ਮਾਰਿਓ। ੩੪। ੨੦੨।

ਕਿਤੇ ਬਾਧਿ ਕੈ ਬਿਪ੍ਰ ਬਾਚੇ ਦਿਵਾਰੀ। ਕਿਤੇ ਬਾਧ ਵਾਸੀ ਦੀਏ ਬਿਪ੍ਰ ਭਾਰੀ।  
ਕਿਤੇ ਬਾਰਿ ਬੋਰੇ ਕਿਤੇ ਅਗਨਿ ਜਾਰੇ। ਕਿਤੇ ਅਧਿ ਚੀਰੇ ਕਿਤੇ ਬਾਧ ਫਾਰੇ। ੩੫। ੨੦੩।

ਲਗਿਯੋ ਦੇਖ ਰੂਪੰ ਬਚਿਯੋ ਕੁਸਟ ਦੇਹੀ। ਸਭੇ ਬਿਪ੍ਰ ਬੋਲੇ ਕਰਿਯੋ ਰਾਜ ਨੇਹੀ।  
ਕਹੋ ਕਉਨ ਸੌ ਬੈਠਿ ਕੀਜੈ ਬਿਚਾਰੀ। ਦਹੈ ਦੇਹ ਦੋਖੰ ਮਿਟੈ ਪਾਪ ਭਾਰੀ। ੩੬। ੨੦੪।

ਬੋਲੇ ਰਾਜ ਦੁਆਰੰ ਸਬੈ ਬਿਪ੍ਰ ਆਏ। ਬਡੇ ਬਿਆਸ ਤੇ ਆਦਿ ਲੈ ਕੇ ਬੁਲਾਏ।  
ਦੇਖੈ ਲਾਗ ਸਾਸਤ੍ਰੰ ਬੋਲੇ ਬਿਪ੍ਰ ਸਰਬੀ। ਕਰਿਯੋ ਬਿਪ੍ਰਮੇਂ ਬਚਿਓ ਰੂਪ ਗਰਬੀ। ੩੭। ੨੦੫।

ਸੁਨਹੁ ਰਾਜ ਸਰਦੂਲ ਬਿਦਿਆ ਨਿਧਾਨੀ। ਕਰਿਯੋ ਬਿਪ੍ਰ ਮੇਧੰ ਸੁ ਜਗੀ ਪ੍ਰਮਾਨੀ।  
ਭਇਓ ਅਕਸਮੰਡ੍ਰੀ ਕਹਿਓ ਨਾਹਿ ਕਉਨੈ। ਕਰੀ ਜਉਨ ਹੋਤੀ ਭਈ ਬਾਤ ਤਉਨੈ। ੩੮। ੨੦੬।

ਸੁਨਹੁ ਬਿਆਸ ਤੇ ਪਰਬ ਅਸਟੰ ਦਸਨੀ। ਦਹੈ ਦੇਹ ਤੇ ਕੁਸਟ ਸਰਬੰ ਨਿਪਾਨੀ।  
ਬੋਲੈ ਬਿਪ੍ਰ ਬਿਆਸੰ ਸੁਨੈ ਲਾਗ ਪਰਬੀ। ਪਰਿਯੋ ਰੂਪ ਪਾਇਨ ਤਜੇ ਸਰਬ ਗਰਬੀ। ੩੯। ੨੦੭।

ਸੁਨਹੁ ਰਾਜ ਸਰਦੂਲ ਬਿਦਿਆ ਨਿਧਾਨੀ। ਹੂਓ ਭਰਥ ਕੇ ਬੰਸ ਮੈ ਰਘੁਰਾਨੀ।  
ਭਇਓ ਤਉਨ ਕੇ ਬੰਸ ਮੈ ਰਾਮ ਰਾਜਾ। ਦੀਜੈ ਛੜ ਦਾਨ ਨਿਧਾਨ ਬਿਰਾਜਾ। ੪੦। ੨੦੮।

ਕਰੋੜਾਂ ਦਾਨ ਦਿੱਤੇ ਅਤੇ ਵਧੀਆ ਪਕਵਾਨ ਤਿਆਰ ਕਰਵਾਏ। (ਰਾਜੇ ਨੇ) ਕਲਿਯੁਗ ਵਿਚ ਬਹੁਤ ਵੱਡਾ ਧਰਮ ਦਾ ਸਾਕਾ ਕੀਤਾ। ਜਿਉਂ ਹੀ ਮਹਾਨ ਰੂਪ ਵਾਲੀ ਅਤੇ ਵੱਡੇ ਤੇਜ ਵਾਲੀ ਰਾਣੀ ('ਰਾਜ-ਬਾਲਾ') (ਉਠ ਕੇ) ਵੇਖਣ ਲਗੀ। ੨੦੦।

(ਉਸ ਵੇਲੇ ਰਾਣੀ ਦੇ) ਅਗੇ ਦਾ ਬਸਤ੍ਰ ਹਵਾ ਦੇ ਬੁਲੇ ਨਾਲ ਉਡ ਗਿਆ (ਅਤੇ ਰਾਣੀ ਨੰਗੀ ਹੋ ਗਈ, ਉਸ) ਇਸਤਰੀ ਨੂੰ ਨੰਗਿਆ ਵੇਖ ਕੇ ਬ੍ਰਾਹਮਣ ਅਤੇ ਛੱਡਰੀ ਹਸ ਪਏ। (ਇਸ ਤਰ੍ਹਾਂ ਹੋਏ ਰਾਣੀ ਦੇ ਅਨਾਦਰ ਕਰਕੇ) ਰਾਜਾ ਕ੍ਰੋਧ ਨਾਲ ਭਰ ਗਿਆ ਅਤੇ ਸਾਰੇ ਬ੍ਰਾਹਮਣ ਪਕਤ ਲਏ। ਬਹੁਤ ਹੰਕਾਰ ਕਰਨ ਵਾਲੇ ਬ੍ਰਾਹਮਣਾਂ ਨੂੰ ਖੀਰ ਅਤੇ ਖੰਡ (ਕੇ ਕੰਢਾਂ ਵਿਚ ਪਾ ਕੇ) ਸਾੜ ਦਿੱਤਾ। ੨੦੧।

ਪਹਿਲਾਂ (ਬੰਨ੍ਹ ਕੇ) ਸਾਰੇ (ਬ੍ਰਾਹਮਣਾਂ) ਦੇ ਸਿਰ ਮੁਨਵਾ ਦਿੱਤੇ। ਫਿਰ ਉਨ੍ਹਾਂ ਦੇ ਸਿਰਾਂ ਉਤੇ ਇੰਨ੍ਹ ਟਿਕਾ ਦਿੱਤੇ। ਫਿਰ ਉਨ੍ਹਾਂ ਵਿਚ ਤੱਤੀ ਖੀਰ ਪਾ ਦਿੱਤੀ। ਇਸ ਤਰ੍ਹਾਂ ਸਾਰਿਆਂ ਬ੍ਰਾਹਮਣਾਂ ਨੂੰ ਸਾੜ ਕੇ ਮਾਰ ਦਿੱਤਾ। ੨੦੨।

ਕਿਤਨੇ ਹੀ ਬ੍ਰਾਹਮਣ ਬੰਨ੍ਹ ਦੇ ਕੰਪਾਂ ਵਿਚ ਚਿਣ ਦਿੱਤੇ। ਕਿਤਨੇ ਹੀ ਵੱਡੇ ਵੱਡੇ ਬ੍ਰਾਹਮਣ ਬੰਨ੍ਹ ਕੇ ਢਾਂਸੀ ਦੇ ਦਿੱਤਾ। ਕਿਤਨਿਆਂ ਨੂੰ ਪਾਣੀ ਵਿਚ ਡੋਬ ਦਿੱਤਾ ਅਤੇ ਅੱਗ ਵਿਚ ਸਾੜ ਦਿੱਤਾ। ਕਿਤਨੇ ਹੀ ਅਧੇ ਚੀਰ ਦਿੱਤੇ ਅਤੇ ਕਿਤਨੇ ਹੀ ਬੰਨ੍ਹ ਕੇ ਪਾੜ ਦਿੱਤੇ। ੨੦੩।

ਰਾਜੇ (ਜਨਮੇਜੇ) ਨੂੰ (ਬ੍ਰਾਹਮ-ਹਤਿਆ) ਦਾ ਦੋਸ਼ ਲਗ ਗਿਆ ਅਤੇ ਸ਼ਰੀਰ ਵਿਚ ਕੋਹੜ ਵਧ ਗਿਆ। (ਫਿਰ ਹੋਰ) ਸਾਰੇ ਬ੍ਰਾਹਮਣ ਬੁਲਾਏ ਅਤੇ ਰਾਜੇ ਨੇ (ਉਨ੍ਹਾਂ ਨਾਲ) ਪ੍ਰੇਮ ਕੀਤਾ। (ਉਨ੍ਹਾਂ ਨੂੰ ਕਿਹਾ ਕਿ ਤੁਸੀਂ) ਬੈਠ ਕੇ ਵਿਚਾਰ ਕਰੋ ਅਤੇ ਦੋਸੇ ਕਿ (ਮੈਂ) ਕਿਹੜਾ (ਪਾਪ ਕੀਤਾ ਹੈ ਜਿਸ ਕਰ ਕੇ ਕੋਹੜ ਹੋਇਆ ਹੈ ਅਤੇ ਉਹ ਕਿਹੜਾ ਉਪਾ ਹੈ, ਜਿਸ ਨਾਲ) ਭਾਰੀ ਪਾਪ ਮਿਟ ਜਾਏ ਅਤੇ ਦੇਹ ਦਾ ਦੋਸ਼ ਖਤਮ ਹੋ ਜਾਏ। ੨੦੪।

(ਰਾਜੇ ਦੇ) ਬੁਲਾਏ ਸਾਰੇ ਬ੍ਰਾਹਮਣ ਰਾਜ-ਦੁਆਰ ਉਤੇ ਆਏ। ਵਿਆਸ ਆਦਿ ਵੱਡੇ ਵੱਡੇ (ਰਿਸ਼ੀਆਂ ਨੂੰ ਵੀ) ਬੁਲਾ ਲਿਆ। (ਉਨ੍ਹਾਂ ਨੇ) ਸਾਸਤ੍ਰਾਂ ਨੂੰ ਵੇਖਿਆ ਅਤੇ ਸਾਰੇ ਬ੍ਰਾਹਮਣ ਕਹਿਣ ਲਗੇ ਕਿ ਰਾਜੇ ਨੇ ਹੰਕਾਰ ਦੇ ਵਧ ਜਾਣ ਕਾਰਨ ਬਿਪ੍ਰ-ਮੇਧ (ਵਿਚ ਬ੍ਰਾਹਮਣਾਂ ਦੀ ਆਹੂਤੀ ਦਿੱਤੀ ਹੈ)। ੨੦੫।

ਹੇ ਰਾਜਿਆਂ ਦੇ ਸ਼ੇਰ ਅਤੇ ਵਿਦਿਆ ਦੇ ਖੜਾਨੇ! ਸੁਣੋ, ਸਾਰਾ ਜਗਤ ਜਾਣਦਾ ਹੈ ਕਿ (ਤੁਸੀਂ) ਬਿਪ੍ਰ-ਮੇਧ ਕੀਤਾ। (ਇਹ ਕੰਮ ਤੁਹਾਡੇ ਤੋਂ) ਅਚਾਨਕ ਹੋ ਗਿਆ ਹੈ, ਕਿਸੇ ਨੇ (ਤੁਹਾਨੂੰ) ਕਿਹਾ ਨਹੀਂ ਹੈ। (ਪਰ ਪ੍ਰਭੂ ਨੇ) ਜਿਹੜੀ (ਗੱਲ) ਕਰਨੀ ਹੁੰਦੀ ਹੈ, ਉਹੀ ਹੋ ਜਾਂਦੀ ਹੈ। ੨੦੬।

ਹੇ ਰਾਜਨ! ਤੁਸੀਂ ਵਿਆਸ ਤੋਂ (ਮਹਾਭਾਰਤ ਦੇ) ੧੮ ਪਰਵ ਸੁਣੋ (ਤਦੋਂ) ਤੁਹਾਡੀ ਦੇਹ ਤੋਂ ਸਾਰਾ ਕਸਟ ਹਟੇਗਾ। (ਰਾਜੇ ਨੇ) ਵਿਆਸ ਬਿਪ੍ਰ ਨੂੰ ਬੁਲਾ ਲਿਆ ਅਤੇ ਸਾਰੇ ਹੰਕਾਰ ਨੂੰ ਛੱਡ ਕੇ ਉਸ ਦੇ ਚਰਨੀ ਲਗ ਅਤੇ (ਮਹਾਭਾਰਤ ਦੇ) ਪਰਵ ਸੁਣਨ ਲਗਾ। ੨੦੭।

(ਵਿਆਸ ਨੇ ਕਿਹਾ) ਹੇ ਰਾਜਿਆਂ ਦੇ ਸ਼ੇਰ ਅਤੇ ਵਿਦਿਆ ਦੇ ਖੜਾਨੇ! ਸੁਣੋ, ਭਰਥ ਦੇ ਵੰਸ ਵਿਚ ਰੂਪੀ ਰਾਜਾ ਹੋਇਆ ਹੈ। ਉਸ ਦੇ ਵੰਸ ਵਿਚ (ਅਗੋਂ) ਰਾਮ ਰਾਜਾ ਹੋਇਆ ਹੈ ਜਿਸ ਨੇ (ਆਪਣੇ ਭਰਾ ਭਰਤ ਨੂੰ) ਰਾਜ-ਛੱਤਰ ਅਤੇ ਖੜਾਨਾ ਦਾਨ ਦੇ ਕੇ ਸੋਭਾਖਟੀ। ੨੦੮।

ਭਇਓ ਤਉਨ ਕੀ ਜਦ ਮੈ ਜਦੁ ਰਾਜਾਂ। ਦਸੰ ਚਾਰ ਚੌਦਹ ਸੁ ਬਿਦਿਆ ਸਮਾਜਾਂ।  
ਭਇਓ ਤਉਨ ਕੇ ਬੰਸ ਮੈ ਸੰਤਨੇਅਂ। ਭਏ ਤਾਹਿ ਕੇ ਕਉਰਓ ਪਾਡਵੇਅਂ। ੪੧। ੨੦੯।

ਭਏ ਤਉਨ ਕੇ ਬੰਸ ਮੈ ਪ੍ਰਿਤਰਾਸਟਰੰ। ਮਹਾ ਜੁਧ ਜੋਧਾ ਪ੍ਰਬੋਧਾ ਮਹਾ ਸੁਤੰ।  
ਭਏ ਤਉਨ ਕੇ ਕਉਰਵੰ ਕੁਰ ਕਰਮਾਂ। ਕੀਓ ਛੁਣ੍ਣੰ ਜੈਨੈ ਕੁਲ ਛੈਣ ਕਰਮਾਂ। ੪੨। ੨੧੦।

ਕੀਓ ਭੀਖਮੇ ਅਗੁ ਸੈਨਾ ਸਮਾਜਾਂ। ਭਇਓ ਕੁਧ ਜੁਧ ਸਮੁਹ ਪੰਡੁ ਰਾਜਾਂ।  
ਤਹਾ ਗਰਜਿਯੋ ਅਰਜਨੰ ਪਰਮ ਬੀਰੰ। ਧਨੁਰ ਬੇਦ ਗਿਆਤਾ ਤਜੇ ਪਰਮ ਤੀਰੰ। ੪੩। ੨੧੧।

ਤਜੀ ਬੀਰ ਬਾਨਾ ਵਰੀ ਬੀਰ ਖੇਤੰ। ਹਣਿਓ ਭੀਖਮੰ ਸਭੈ ਸੈਨਾ ਸਮੇਤੰ।  
ਦਈ ਬਾਣਸਿਜਾਂ ਗਰੇ ਭੀਖਮੈਣੰ। ਜਯੰ ਪਤ੍ਰ ਪਾਇਓ ਸੁਖੰ ਪਾਡਵੇਣੰ। ੪੪। ੨੧੨।

ਭਏ ਦ੍ਰੋਣ ਸੈਨਾਪਤੀ ਸੈਨਪਾਲੰ। ਭਇਓ ਘੋਰ ਜੁਧੰ ਤਹਾ ਤਉਨ ਕਾਲੰ।  
ਹਣਿਓ ਪ੍ਰਿਸਟ ਦੋਨੰ ਤਜੇ ਦ੍ਰੋਣ ਪ੍ਰਾਣੰ। ਕਰਿਓ ਜੁਧ ਤੇ ਦੇਵਲੋਕੰ ਪਿਆਣੰ। ੪੫। ੨੧੩।

ਭਏ ਕਰਣ ਸੈਨਾਪਤੀ ਛੁਪਾਲੰ। ਮਜ਼ਯੋ ਜੁਧ ਕੁਧੰ ਮਹਾ ਬਿਕਰਾਲੰ।  
ਹਣਿਓ ਤਾਹਿ ਪੰਥੰ ਸਦੰ ਸੀਸੁ ਕਪਿਓ। ਗਿਰਿਓ ਤਉਣ ਯੁਧਿਸਟਰੰ ਰਾਜੁ ਥਹਿਓ। ੪੬। ੨੧੪।

ਭਏ ਸੈਣਪਾਲੰ ਬਲੀ ਸੂਲ ਸਲ੍ਜੰ। ਭਲੀ ਭਾਤਿ ਕੁਟਿਓ ਬਲੀ ਪੰਚ ਦਲ੍ਜੰ।  
ਪੁਨਰ ਹਸਤ ਯੁਧਿਸਟਰੰ ਸਕਤ ਬੇਧੰ। ਗਿਰਿਯੋ ਜੁਧ ਭੂਪੰ ਬਲੀ ਭੂਪ ਬੇਧੰ। ੪੭। ੨੧੫।

### ਚੱਪਈ

ਸਲ ਰਾਜਾ ਜਉਨੈ ਦਿਨ ਜੂਝਾ। ਕਉਰਉ ਹਾਰ ਤਵਨ ਤੇ ਸੂਝਾ।  
ਜੂਝਤ ਸਲ ਭਇਓ ਅਸਤਾਮਾ। ਕੁਟਿਓ ਕੋਟ ਕਟਕੁ ਇਕ ਜਾਮਾ। ੧। ੨੧੬।

ਪ੍ਰਿਸਟ ਦੋਨੁ ਮਾਰਿਓ ਅਤਿ ਰਥੀ। ਪਾਡਵ ਸੈਨ ਭਲੇ ਕਰਿ ਮਥੀ।  
ਪਾਡਵ ਕੇ ਪਾਂਚੇ ਸੁਤ ਮਾਰੇ। ਦੁਆਪੁਰ ਮੈ ਬਡ ਕੀਨ ਅਖਚੇ। ੨। ੨੧੭।

ਉਸ (ਭਰਥ) ਦੀ ਕੁਲ ਵਿਚ ਯਦੂ ਰਾਜਾ ਹੋਇਆ ਜੋ ਦਸ ਅਤੇ ਚਾਰ ਚੌਂਦਾਂ ਵਿਦਿਆਵਾਂ ਦਾ ਗਿਆਤਾ ਸੀ। ਉਸ ਦੇ ਵੰਸ਼ ਵਿਚ ਸੰਤਨੇਯ (ਰਾਜਾ) ਹੋਇਆ। ਉਸ ਤੋਂ ਅਗੇ ਕੌਰਵ ਅਤੇ ਪਾਂਡਵ ਹੋਏ। ੨੦੯।

ਉਸ ਦੇ ਵੰਸ਼ ਵਿਚ ਪ੍ਰਿਤਰਾਸਟਰ ਹੋਇਆ ਜੋ ਬਹੁਤ ਤਕਤਾ ਯੋਧਾ ਸੀ ਅਤੇ ਵਡਿਆਂ ਵਡਿਆਂ ਵੈਰੀਆਂ ਨੂੰ ਸਿਖਿਆ ਦੇਣ ਵਾਲਾ ਸੀ। ਉਸ ਦੇ (ਘਰ) ਕਠੋਰ ਕਰਮਾਂ ਵਾਲੇ ਕੌਰਵ ਪੈਦਾ ਹੋਏ ਜਿਨ੍ਹਾਂ ਨੇ ਛਤਰੀਆਂ ਨਾਲ ਛੈਣੀ ਵਾਂਗ ਕੁਲ-ਨਾਸ਼ ਕਰਨ ਵਾਲਾ ਕੰਮ ਕੀਤਾ। ੨੧੦।

(ਉਨ੍ਹਾਂ ਨੇ) ਭੀਸਮ ਨੂੰ ਆਪਣੀ ਸੈਨਾ ਦਾ ਮੁਖੀਆ ਬਣਾਇਆ ਅਤੇ ਰਾਜਾ ਪੰਡੁ ਦੇ ਪੁੱਤਰਾਂ ਨਾਲ ਭਿਆਨਕ ਯੁੱਧ ਕੀਤਾ। ਉਸ (ਜੰਗ ਵਿਚ) ਮਹਾਨ ਵੀਰ ਅਰਜਨ ਨੇ ਲਲਕਾਰਾ ਮਾਰਿਆ। (ਉਹ) ਤੀਰ-ਅੰਦਾਜ਼ੀ ਵਿਚ ਪ੍ਰਬੀਨ ਸੀ, (ਇਸ ਲਈ ਉਸ ਨੇ) ਬਹੁਤ ਤੀਰ ਚਲਾਏ। ੨੧੧।

ਰਣ-ਭੂਮੀ ਵਿਚ ਸੂਰਵੀਰ (ਅਰਜਨ) ਨੇ ਤੀਰਾਂ ਦੀ ਝੜੀ ਲਾ ਦਿੱਤੀ। ਭੀਸਮ ਨੂੰ ਸਾਰੀ ਫੌਜ ਸਮੇਤ ਮਾਰ ਦਿੱਤਾ। ਭੀਸਮ ਨੂੰ ਬਾਣਾਂ ਦੀ ਸੇਜ ਦਿੱਤੀ ਗਈ (ਜਿਸ ਉਤੇ ਉਹ) ਲੇਟ ਗਿਆ। (ਉਸ ਦਿਨ) ਪਾਂਡਵਾਂ ਦੀ ਸੁਖ ਪੂਰਵਕ ਜਿਤ ਹੋਈ। ੨੧੨।

(ਭੀਸਮ ਤੋਂ ਬਾਦ ਕੌਰਵਾਂ ਦਾ ਦੂਜਾ) ਸੈਨਾਪਤੀ ਅਤੇ ਸੈਨਾਪਾਲਕ ਦ੍ਰੋਣਾਚਾਰਯ ਹੋਇਆ। ਉਸ ਵੇਲੇ ਉਥੇ ਘੋਰ ਯੁੱਧ ਹੋਇਆ। ਪ੍ਰਿਸਟਦਯੁਮਨ ਨੇ ਦ੍ਰੋਣਾਚਾਰਯ ਨੂੰ ਮਾਰ ਦਿੱਤਾ ਅਤੇ ਉਸ ਨੇ ਪ੍ਰਾਣ ਤਿਆਗ ਦਿੱਤੇ। (ਦ੍ਰੋਣਾਚਾਰਯ ਨੇ) ਯੁੱਧ-ਭੂਮੀ ਤੋਂ ਦੇਵ ਲੋਕ ਨੂੰ ਪ੍ਰਸਥਾਨ ਕੀਤਾ। ੨੧੩।

(ਉਸ ਤੋਂ ਬਾਦ ਕੌਰਵਾਂ ਦਾ ਤੀਜਾ) ਸੈਨਾਪਤੀ ਕਰਨ ਹੋਇਆ। ਮਹਾ ਭਿਆਨਕ ਅਤੇ ਕਹਿਰ ਭਰਿਆ ਯੁੱਧ ਹੋਇਆ। ਕਰਨ ਨੂੰ ਅਰਜਨ (ਪੰਥੰ) ਨੇ ਮਾਰ ਕੇ ਤੁਰਤ ਉਸ ਦਾ ਸਿਰ ਕਟ ਦਿੱਤਾ। ਉਸ ਦੇ ਡਿਗਣ ਨਾਲ (ਇਕ ਪ੍ਰਕਾਰ ਨਾਲ) ਯੁਧਿਸ਼ਠਰ ਦਾ ਰਾਜ ਸਥਾਪਿਤ ਹੋ ਗਿਆ। ੨੧੪।

(ਉਸ ਤੋਂ ਬਾਦ ਕੌਰਵਾਂ ਦਾ ਚੌਥਾ) ਸੈਨਾ ਨਾਇਕ (ਵੈਰੀਆਂ ਨੂੰ) ਸੂਲ ਵਾਂਗ ਚੁਭਣ ਵਾਲਾ ਬਲਵਾਨ ਸ਼ਲ੍ਯ ਹੋਇਆ। (ਉਸ ਨੇ) ਪਾਂਡਵਾਂ ਦੀ ਸੈਨਾ ਨੂੰ ਚੰਗੀ ਤਰ੍ਹਾਂ ਕੁਟਿਆ ਅਤੇ ਦਲਿਆ। ਫਿਰ ਯੁਧਿਸ਼ਠਰ ਨੇ ਬਰਛੀ (ਸ਼ਕਤੀ) ਨਾਲ (ਉਸ ਦੇ) ਹੱਥ ਨੂੰ ਵਿੰਨ੍ਹ ਦਿੱਤਾ। ਰਾਜਾ ਸ਼ਲ੍ਯ ਯੁੱਧ-ਭੂਮੀ ਵਿਚ ਡਿਗ ਪਿਆ ਅਤੇ ਰਾਜੇ ਯੁਧਿਸ਼ਠਰ ਨੇ ਉਸ ਨੂੰ ਵਿੰਨ੍ਹ ਸੁਟਿਆ। ੨੧੫।

### ਚੱਪਈ

ਜਿਸ ਦਿਨ ਰਾਜਾ ਸ਼ਲ੍ਯ ਮਾਰਿਆ ਗਿਆ। ਉਸ (ਦਿਨ) ਤੋਂ ਕੌਰਵਾਂ ਨੂੰ ਆਪਣੀ ਹਾਰ ਸੁਝ ਗਈ। ਸ਼ਲ੍ਯ ਦੇ ਜੂਝਣ (ਉਪਰੰਤ) ਅਸਥਾਮਾ (ਪੰਜਵਾਂ ਸੈਨਾਪਤੀ) ਹੋਇਆ। (ਉਸ ਨੇ) ਇਕ ਪਹਿਰ ਵਿਚ ਕਰੋੜਾਂ ਸੈਨਿਕਾਂ ਨੂੰ ਕੁਟ ਦਿੱਤਾ। ੨੧੬।

(ਉਸ ਨੇ) ਮਹਾ ਬਲੀ (ਅਤਿ ਰਥੀ) ਪ੍ਰਿਸਟਦਯੁਮਨ ਨੂੰ ਮਾਰ ਦਿੱਤਾ ਅਤੇ ਪਾਂਡਵਾਂ ਦੀ ਸੈਨਾ ਨੂੰ ਚੰਗੀ ਤਰ੍ਹਾਂ ਮਿਥਿਆ। ਪਾਂਡਵਾਂ ਦੇ ਪੰਜੇ ਪੁੱਤਰ ਮਾਰ ਦਿੱਤੇ ਅਤੇ ਦੁਆਪਰ ਵਿਚ ਬਹੁਤ ਵੱਡਾ ਯੁੱਧ (ਅਖਾਰਾ) ਕੀਤਾ। ੨੧੭।

ਕਉਰਉ ਰਜ ਕੀਓ ਤਬ ਜੁਧਾ। ਭੀਮ ਸੰਗ ਹੁਇ ਕੈ ਅਤਿ ਕੁਧਾ।  
ਜੁਧ ਕਰਤ ਕਬਹੂ ਨਹੀ ਹਾਰਾ। ਕਾਲ ਬਲੀ ਤਿਹ ਆਨ ਸੰਘਾਰਾ। ੩। ੨੧੮।

### ਭੁਜੰਗ ਪ੍ਰਯਾਤ ਛੰਦ

ਤਹਾ ਭੀਮ ਕੁਰਗਜ ਸਿਉ ਜੁਧ ਮਚਿਓ। ਛੁਟੀ ਬ੍ਰਹਮ ਤਾਰੀ ਮਹਾ ਰੁਦ੍ਰ ਨਚਿਓ।  
ਉਠੈ ਸਬਦ ਨਿਰਘਾਤ ਆਘਾਤ ਬੀਰੰ। ਭਏ ਰੁੰਡ ਮੁੰਡ ਤਣੰ ਤਛ ਤੀਰੰ। ੧। ੨੧੯।

ਗਿਰੇ ਬੀਰ ਏਕੰ ਅਨੇਕੰ ਪ੍ਰਕਾਰੰ। ਗਿਰੇ ਅਧ ਅਧੰ ਛੁਧੰ ਸਸਤ੍ਰ ਧਾਰੰ।  
ਕਟੇ ਕਉਰਵੰ ਦੁਰ ਸਿੰਪੁਰ ਖੇਤੰ। ਨਚੇ ਗਿਧ ਆਵਧ ਸਾਵੰਤ ਖੇਤੰ। ੨। ੨੨੦।

ਬਲੀ ਮੰਡਲਾਕਾਰ ਜੂਝੈ ਬਿਰਾਜੈ। ਹਸੈ ਗਰਜ ਠੋਕੈ ਭੁਜਾ ਹਰ ਦੁ ਗਾਜੈ।  
ਦਿਖਾਵੇ ਬਲੀ ਮੰਡਲਾਕਾਰ ਥਾਨੈ। ਉਭਾਰੈ ਭੁਜਾ ਅਉ ਫਟਾਕੈ ਗਜਾਨੈ। ੩। ੨੨੧।

ਸੁਭੇ ਸਵਰਨ ਕੇ ਪੜ੍ਹ ਬਾਧੇ ਗਜਾ ਸੈ। ਭਈ ਅਗਨਿ ਸੋਭਾ ਲਵੀ ਕੈ ਪੁਜਾ ਸੈ।  
ਭਿੜਾ ਸੈ ਭ੍ਰਮੈ ਮੰਡਲਾਕਾਰ ਬਾਹੈ। ਅਪੋ ਆਪ ਸੈ ਨੇਕਿ ਘਾਇਂ ਸਰਾਹੈ। ੪। ੨੨੨।

ਤਹਾ ਭੀਮ ਭਾਰੀ ਭੁਜਾ ਸਸਤ੍ਰ ਬਾਹੈ। ਭਲੀ ਭਾਤਿ ਕੈ ਕੈ ਭਲੇ ਸੈਨ ਗਾਹੈ।  
ਉਤੈ ਕਉਰਪਾਲੰ ਧਰੈ ਛੜ੍ਹ ਧਰਮੰ। ਕਰੈ ਚਿਤ ਪਾਵਿੜ੍ਹ ਬਾਚਿੜ੍ਹ ਕਰਮੰ। ੫। ੨੨੩।

ਸਭੈ ਬਾਜੁਵੰਦੰ ਛਕੈ ਭੂਪਨਾਣੰ। ਲਸੈ ਮੁਤਕਾ ਚਾਰ ਦੁਮਲਿਅੰ ਹਾਣੰ।  
ਦੋਊ ਮੀਰ ਧੀਰੰ ਦੋਊ ਪਰਮ ਓਜ਼ੰ। ਦੋਊ ਮਾਨਧਾਤਾ ਮਹੀਧੰ ਕਿ ਭੋਜੰ। ੬। ੨੨੪।

ਦੋਊ ਬੀਰ ਬਾਨਾ ਬਧੈ ਅਧ ਅਧੰ। ਦੋਊ ਸਸਤ੍ਰ ਧਾਰੀ ਮਹਾ ਜੁਧ ਕੁਧੀ।  
ਦੋਊ ਕੁਰ ਕਰਮੰ ਦੋਊ ਜਨ ਬਾਰੀ। ਦੋਊ ਹਦਿ ਹਿੰਦੁਨ ਸਾਹਨ ਸਾਰੀ। ੭। ੨੨੫।

ਤਦੋਂ ਦੁਰਯੋਧਨ (ਕਉਰਉ ਰਾਜ) ਨੇ ਬਹੁਤ ਕ੍ਰੋਧਵਾਨ ਹੋ ਕੇ ਭੀਮ ਸੈਨ ਨਾਲ ਯੁੱਧ ਕੀਤਾ। ਯੁੱਧ ਕਰਦਿਆਂ (ਦੁਰਯੋਧਨ) ਕਦੇ ਹਾਰਿਆ ਨਹੀਂ ਸੀ, ਪਰ ਬਲਵਾਨ ਕਾਲ ਨੇ ਆ ਕੇ ਉਸ ਨੂੰ ਵੀ ਮਾਰ ਦਿੱਤਾ। ੨੧੮।

### ਭੁਜੰਗ ਪ੍ਰਯਾਤ ਛੰਦ

ਉਥੇ ਭੀਮ ਸੈਨ ਦਾ ਦੁਰਯੋਧਨ ਨਾਲ (ਇਹੋ ਜਿਹਾ) ਯੁੱਧ ਹੋਇਆ (ਕਿ) ਸਿਵ ਦੀ ਬ੍ਰਹਮ-ਸਮਾਪੀ ਖੁਲ੍ਹ ਗਈ ਅਤੇ (ਉਹ) ਨਚਣ ਲਗਿਆ। (ਉਥੇ) ਵੀਰ ਯੋਧਿਆਂ ਦੇ (ਸਸਤ੍ਰਾਂ ਦੇ) ਘਾਤ-ਪ੍ਰਤਿਘਾਤ ਨਾਲ ਖੜਕ ਪੈਦਾ ਹੁੰਦਾ ਸੀ। ਸਿਰ ਧੜਾਂ ਨਾਲੋਂ ਵੱਖ ਹੋ ਗਏ ਸਨ ਅਤੇ ਸ਼ਰੀਰ ਤੀਰਾਂ ਨਾਲ ਵਿੰਨੇ ਗਏ ਸਨ। ੨੧੯।

ਅਨੇਕ ਤਰ੍ਹਾਂ ਨਾਲ (ਲੜਦੇ ਹੋਏ) ਕਈ ਇਕ ਸੂਰਮੇ ਡਿਗੇ ਪਏ ਸਨ। ਸਸਤ੍ਰਾਂ ਦੀ ਧਾਰ ਦੇ ਛੋਹਣ ਨਾਲ (ਉਹ) ਅਧੋ-ਅਧ ਕਟੇ ਹੋਏ ਧਰਤੀ ਤੇ ਪਏ ਸਨ। ਕੌਰਵਾਂ ਦੇ ਮਸਤ ਹਾਥੀ ਯੁੱਧ-ਭੂਮੀ ਵਿਚ ਕਟੇ ਹੋਏ ਪਏ ਸਨ। ਸਸਤ੍ਰਾਂ ਵਾਲੇ (ਆਵਧ) ਸੂਰਮਿਆਂ (ਸਾਵੰਤ) ਨੂੰ ਯੁੱਧ-ਭੂਮੀ ਵਿਚ (ਡਿਗਿਆ ਵੇਖਕੇ) ਗਿਰਝਾਂ (ਖੁਸ਼ ਹੋ ਕੇ) ਨਚ ਰਹੀਆਂ ਸਨ। ੨੨੦।

ਮੰਡਲਾਕਾਰ ਬਣਾ ਕੇ ਬਲਵਾਨ ਸੂਰਮੇ (ਯੁੱਧ ਵਿਚ) ਮਗਨ ਸਨ। (ਉਹ) ਹਸਦੇ ਸਨ, ਗਜਦੇ ਸਨ, ਭੁਜਾਵਾਂ ਨੂੰ ਠੋਕਦੇ ਸਨ ਅਤੇ ਦੋਹਾਂ ਪਾਸਿਆਂ ਤੋਂ ਲਲਕਾਰਦੇ ਸਨ, ਮੰਡਲਾਕਾਰ ਵਿਚ ਡਟ ਕੇ ਆਪਣਾ ਬਲ ਵਿਖਾ ਰਹੇ ਸਨ। ਬਾਂਹਵਾਂ ਨੂੰ ਉਭਾਰਦੇ ਸਨ ਅਤੇ (ਗੁਰਜਾਂ ਦੇ) ਡਟਾਂਕੇ ਮਾਰਦੇ ਸਨ। ੨੨੧।

ਗੁਰਜਾਂ ਨਾਲ ਬੰਨੇ ਹੋਏ ਸੋਨੇ ਦੇ ਪੱਤਰੇ ਸੋਭਦੇ ਸਨ। (ਯੁੱਧ-ਭੂਮੀ ਵਿਚ) ਧੁਜਾਵਾਂ (ਉਪਰ ਨੂੰ ਉਠਦੀਆਂ) ਅਗਨੀ ਦੀਆਂ ਲਾਟਾਂ ਵਾਂਗ ਸ਼ੋਭਾ ਪਾ ਰਹੀਆਂ ਸਨ। (ਯੋਧੇ) ਯੁੱਧ-ਭੂਮੀ ਵਿਚ ਭੁਮਣ ਕਰਦੇ ਸਨ ਅਤੇ ਮੰਡਲਾਕਾਰ ਵਿਚ (ਸਸਤ੍ਰ) ਵਾਹ ਰਹੇ ਸਨ। (ਦੋਵੇਂ) ਆਪੋ ਆਪਣੇ ਪਾਸਿਆਂ ਵਿਚ ਚੰਗੇ ਡਟ ਲਗਾਉਣ ਵਾਲਿਆਂ ਨੂੰ ਸਲਾਹ ਰਹੇ ਸਨ। ੨੨੨।

ਉਥੇ ਭੀਮ ਸੈਨ ਭਾਰੀ ਭੁਜਾਵਾਂ ਨਾਲ ਸਸਤ੍ਰ ਚਲਾਉਂਦਾ ਸੀ ਅਤੇ ਚੰਗੀ ਤਰ੍ਹਾਂ ਸੈਨਾ ਨੂੰ ਲਤਾਤ ਰਿਹਾ ਸੀ। ਉਧਰ ਕੌਰਵ ਸੈਨਾ-ਨਾਇਕ (ਦੁਰਯੋਧਨ) ਛਤਰੀ ਧਰਮ ਦਾ (ਚੰਗੀ ਤਰ੍ਹਾਂ) ਪਾਲਨ ਕਰ ਰਿਹਾ ਸੀ ਅਤੇ ਚਿੱਤ ਨੂੰ ਪਵਿੱਤਰ ਕਰਨ ਵਾਲੇ ਵਿਚਿੜ੍ਹ ਕਰਮ (ਯੁੱਧ ਕੌਤਕ) ਕਰ ਰਿਹਾ ਸੀ। ੨੨੩।

(ਦੋਹਾਂ ਸੂਰਵੀਚਾਂ ਦੇ) ਬਾਜੁਬੰਦ, ਭੂਸਣ ਅਤੇ ਮੋਤੀਆਂ ਦੇ ਹਾਰ ਸੋਭ ਰਹੇ ਸਨ ਅਤੇ ਦੋਵੇਂ ਮੱਲ ਹਾਣੀ ਸਨ। ਦੋਵੇਂ ਸੈਨਾਨੀ ਬੜੇ ਧੀਰਜ ਵਾਲੇ ਸਨ ਅਤੇ ਦੋਵੇਂ ਬਹੁਤ ਅਧਿਕ ਓਜ਼ ਵਾਲੇ ਸਨ। ਦੋਵੇਂ ਰਾਜਾ ਮਾਨਧਾਤਾ ਅਥਵਾ ਭੇਜ ਵਰਗੇ ਸਨ। ੨੨੪।

ਦੋਹਾਂ ਵੀਰਾਂ ਨੇ ਟੋਟੇ ਟੋਟੇ ਕਰ ਦੇਣ ਵਾਲੇ ਬਾਣਾਂ (ਦੇ ਭੱਥੇ) ਬੰਨੇ ਹੋਏ ਸਨ। ਦੋਵੇਂ ਸਸਤ੍ਰਧਾਰੀ ਅਤੇ ਬਹੁਤ ਕ੍ਰੋਧ ਨਾਲ ਯੁੱਧ ਕਰਨ ਵਾਲੇ ਸਨ। ਦੋਵੇਂ ਕਠੋਰ ਕਰਮ ਕਰਨ ਵਾਲੇ ਸਨ ਅਤੇ ਦੋਹਾਂ ਦੀਆਂ ਭੁਜਾਵਾਂ ਗੋਡਿਆਂ ਤਕ ਲੰਬੀਆਂ ਸਨ। ਦੋਵੇਂ ਹਿੰਦੂਆਂ ਦੀ ਧੂਰ ਤਕ (ਸਾਨ ਵਧਾਉਣ ਵਾਲੇ) ਸਾਹਾਂ ਦੇ ਸ਼ਾਹ ਸਨ। ੨੨੫।

ਦੋਊ ਸਸਤ੍ਰ ਧਾਰੰ ਦੋਊ ਪਰਮ ਦਾਨੀ। ਦੋਊ ਛਾਲ ਵੀਚਾਲ ਹਿੰਦੂ ਹਿੰਦਾਨੀ।  
ਦੋਊ ਸਸਤ੍ਰ ਵਰਤੀ ਦੋਊ ਛੜ੍ਹ ਧਾਰੀ। ਦੋਊ ਪਰਮ ਜੋਧ ਮਹਾ ਜੁਧਕਰੀ। ੮। ੨੨੬।

ਦੋਊ ਖੰਡ ਖੰਡੀ ਦੋਊ ਮੰਡ ਮੰਡੀ। ਦੋਊ ਜੋਧ ਜੈਤਵਰੁ ਜੋਧ ਪ੍ਰਚੰਡੀ।  
ਦੋਊ ਬੀਰ ਬਾਨੀ ਦੋਊ ਬਾਹ ਸਾਹੀ। ਦੋਊ ਸੂਰ ਸੈਨੀ ਦੋਊ ਸੂਰ ਮਾਹੀ। ੯। ੨੨੭।

ਦੋਊ ਚਕ੍ਰਵਰਤੀ ਦੋਊ ਸਸਤ੍ਰ ਬੇਤਾ। ਦੋਊ ਜੰਗ ਜੋਧੀ ਦੋਊ ਜੰਗ ਜੇਤਾ।  
ਦੋਊ ਚਿਤ੍ਰ ਜੋਤੀ ਦੋਊ ਚਿਤ੍ਰ ਚਾਪੀ। ਦੋਊ ਚਿਤ੍ਰ ਵਰਮਾ ਦੋਊ ਚੁਸਟ ਤਾਪੀ। ੧੦। ੨੨੮।

ਦੋਊ ਖੰਡ ਖੰਡੀ ਦੋਊ ਮੰਡ ਮੰਡੀ। ਦੋਊ ਚਿਤ੍ਰ ਜੋਤੀ ਸੁ ਜੋਧ ਪ੍ਰਚੰਡੀ।  
ਦੋਊ ਮਤ ਬਾਹੁਨ ਬਿਕ੍ਰਮ ਸਮਾਨੀ। ਦੋਊ ਸਸਤ੍ਰ ਬੇਤਾ ਦੋਊ ਸਸਤ੍ਰ ਪਾਨੀ। ੧੧। ੨੨੯।

ਦੋਊ ਪਰਮ ਜੋਧੀ ਦੋਊ ਕੁਧਵਾਨੀ। ਦੋਊ ਸਸਤ੍ਰ ਬੇਤਾ ਦੋਊ ਰੂਪ ਖਾਨੀ।  
ਦੋਊ ਛੜਪਾਣੀ ਦੋਊ ਛੜ੍ਹ ਧਰਮੀ। ਦੋਊ ਜੁਧ ਜੋਧ ਦੋਊ ਕ੍ਰਿਚ ਕਰਮੀ। ੧੨। ੨੩੦।

ਦੋਊ ਮੰਡਲਾਕਾਰ ਜੂਝੇ ਬਿਰਜੈ। ਹਥੈ ਹਰ ਦੁ ਠੋਕੈ ਭੁਜਾ ਪਾਇ ਗਾਜੈ।  
ਦੋਊ ਖੜ੍ਹਹਾਣੀ ਦੋਊ ਖੜ੍ਹ ਖੰਡੀ। ਦੋਊ ਖਗ ਪਾਣੀ ਦੋਊ ਛੇਤ੍ਰ ਮੰਡੀ। ੧੩। ੨੩੧।

ਦੋਊ ਚਿਤ੍ਰਜੋਤੀ ਦੋਊ ਚਾਰ ਬਿਚਾਰੀ। ਦੋਊ ਮੰਡਲਾਕਾਰ ਖੰਡਾ ਅਬਾਰੀ।  
ਦੋਊ ਖਗ ਖੂਨੀ ਦੋਊ ਖੜ੍ਹਹਾਣੀ। ਦੋਊ ਖੜ੍ਹਖੇਤਾ ਦੋਊ ਛੜਪਾਣੀ। ੧੪। ੨੩੨।

ਦੋਊ ਬੀਰ ਬਿਬ ਆਸਤ ਧਾਰੇ ਨਿਹਾਰੇ। ਰਹੇ ਬ੍ਰਾਹਮ ਸੈ ਭੂਪ ਗਉਨੈ ਹਕਾਰੇ।  
ਹਕ ਹਕ ਲਾਗੀ ਧਨੀ ਧਨੀ ਜੰਪ੍ਯੋ। ਚਕ੍ਯੋ ਜਛ ਰਾਜੀ ਪ੍ਰਿਥੀ ਲੋਕ ਕੰਪ੍ਯੋ। ੧੫। ੨੩੩।

ਗਨਿਓ ਰਾਜ ਦੁਰਜੋਧਨੀ ਜੁਧ ਭੂਮੀ। ਭਜੇ ਸਤੈ ਜੋਧ ਚਲੀ ਧਾਮ ਧੂਮੀ।  
ਕਰਿਯੋ ਰਾਜ ਨਿਹਕੰਟਕ ਕਉਰਪਾਣੀ। ਪੁਨਰ ਜਾਇ ਕੈ ਮਝਿ ਸਿੜੈ ਹਿਵਾਲੀ। ੧੬। ੨੩੪।

ਦੋਵੇਂ ਸਸਤ੍ਰ ਧਾਰਨ ਕਰਨ ਵਾਲੇ ਅਤੇ ਮਹਾਨ ਦਾਨੀ ਸਨ। ਦੋਵੇਂ ਹਿੰਦੁਤਵ ਦੇ ਸੱਚੇ ਵਿਚ ਢਲੇ ਹੋਏ ਹਿੰਦੂ ਸਨ। ਦੋਵੇਂ ਸਸਤ੍ਰਾਂ ਨੂੰ ਵਰਤਣ ਵਾਲੇ ਅਤੇ ਛੱਤਰਧਾਰੀ ਸਨ।  
ਦੋਵੇਂ ਤਕੜੇ ਯੋਧੇ ਅਤੇ ਵੱਡਾ ਯੁੱਧ ਕਰਨ ਵਾਲੇ ਸਨ। ੨੨੬।

ਦੋਵੇਂ (ਵੈਰੀਆਂ ਦੇ) ਖੰਡਾਂ (ਇਲਾਕਿਆਂ) ਨੂੰ ਖੰਡਣ ਵਾਲੇ ਅਤੇ ਦੋਵੇਂ (ਉਨ੍ਹਾਂ ਨੂੰ) ਸਥਾਪਿਤ ਕਰਨ ਵਾਲੇ ਸਨ। ਦੋਵੇਂ ਯੋਧਿਆਂ ਨੂੰ ਜਿਤਣ ਵਾਲੇ ਅਤੇ ਖੁਦ ਪ੍ਰਚੰਡ ਯੋਧੇ ਸਨ।  
ਦੋਵੇਂ ਸੂਰਵੀਰਾਂ ਦੇ ਮੌਦੀ ਅਤੇ ਦੋਵੇਂ ਭੁਜਾਵਾਂ ਦੇ ਬਲੀ ਸਨ। ਦੋਵੇਂ ਸੈਨਾਵਾਂ ਦੇ ਸੂਰਜ ਸਨ  
ਅਤੇ ਦੋਵੇਂ ਸੈਨਾਵਾਂ ਦੇ ਚੰਦ੍ਰਮਾ ਸਨ। ੨੨੭।

ਦੋਵੇਂ ਚਕ੍ਰਵਰਤੀ ਸਨ, ਦੋਵੇਂ ਸਸਤ੍ਰ ਚਲਾਉਣ ਵਿਚ ਪ੍ਰਬੀਨ ਸਨ। ਦੋਵੇਂ ਜੰਗ  
ਦੇ ਯੋਧੇ ਸਨ ਅਤੇ ਦੋਵੇਂ ਯੁੱਧ ਵਿਚ ਵਿਜਾਈ ਹੋਣ ਵਾਲੇ ਸਨ। ਦੋਵੇਂ ਜੋਤਿ ਦੇ ਚਿਤਰ  
ਸਨ ਅਤੇ ਦੋਵੇਂ ਧਨੁਸ ਦੀ ਮੂਰਤ ਸਨ। ਦੋਵੇਂ ਢਾਲ ਦੀ ਮੂਰਤ ਸਨ ਅਤੇ ਦੋਵੇਂ ਦੁਸ਼ਟਾਂ  
ਨੂੰ ਦੁਖ ਦੇਣ ਵਾਲੇ ਸਨ। ੨੨੮।

ਦੋਵੇਂ (ਵੈਰੀਆਂ ਦੇ) ਖੰਡਾਂ (ਖੇਤਰਾਂ) ਨੂੰ ਖੰਡਣ ਵਾਲੇ ਸਨ ਅਤੇ ਦੋਵੇਂ (ਉਨ੍ਹਾਂ ਨੂੰ)  
ਸਥਾਪਿਤ ਕਰਨ ਵਾਲੇ ਸਨ। ਦੋਵੇਂ ਜੋਤਿ ਦਾ ਚਿਤਰ ਸਨ ਅਤੇ ਪ੍ਰਚੰਡ ਯੋਧੇ ਸਨ। ਦੋਵੇਂ  
ਹਥੀ ('ਬਾਹੁੰ') ਵਾਂਗ ਮਸਤ ਅਤੇ (ਰਾਜਾ) ਬਿਕ੍ਰਮ ਦੇ ਸਮਾਨ ਸਨ। ਦੋਵੇਂ ਸਸਤ੍ਰ  
(ਚਲਾਉਣ ਵਿਚ) ਪ੍ਰਬੀਨ ਸਨ ਅਤੇ ਦੋਹਾਂ ਨੇ ਹੱਥ ਵਿਚ ਸਸਤ੍ਰ (ਧਾਰਨ ਕੀਤੇ ਹੋਏ  
ਸਨ)। ੨੨੯।

ਦੋਵੇਂ ਵੱਡੇ ਯੋਧੇ ਸਨ ਅਤੇ ਦੋਵੇਂ ਕ੍ਰੋਧ ਵਾਲੇ ਸਨ। ਦੋਵੇਂ ਸਸਤ੍ਰ-ਵਿਦਿਆ ਜਾਣਨ  
ਵਾਲੇ ਅਤੇ ਦੋਵੇਂ ਰੂਪ ਦੀ ਖਾਣ ਸਨ। ਦੋਵੇਂ ਛੱਤਰਪਾਲ ਅਤੇ ਦੋਵੇਂ ਛਾਤਰ ਧਰਮ (ਦੀ  
ਰਖਿਆ ਕਰਨ ਵਾਲੇ) ਸਨ। ਦੋਵੇਂ ਯੁੱਧ ਕਰਨ ਵਾਲੇ ਯੋਧੇ ਸਨ ਅਤੇ ਦੋਵੇਂ ਕਠੋਰ ਕਰਮ  
ਕਰਨ ਵਾਲੇ ਸਨ। ੨੩੦।

ਦੋਵੇਂ ਮੰਡਲਾਕਾਰ ਵਿਚ ਖੜੋ ਕੇ ਜੂਝ ਰਹੇ ਸਨ। ਦੋਵੇਂ ਡੌਲਿਆਂ (ਭੁਜਾਵਾਂ) ਨੂੰ ਹੱਥਾਂ  
ਨਾਲ ਠੋਕਦੇ ਸਨ ਅਤੇ (ਧਰਤੀ ਉਤੇ) ਪੈਰ (ਮਾਰ ਕੇ) ਗਜਦੇ ਸਨ। ਦੋਵੇਂ ਛੱਤਰੀਆਂ  
ਦੀ ਹਾਨੀ ਕਰਨ ਵਾਲੇ ਅਤੇ ਛੱਤਰੀਆਂ ਨੂੰ ਨਸ਼ਟ ਕਰਨ ਵਾਲੇ ਸਨ। ਦੋਹਾਂ ਦੇ ਹੱਥਾਂ ਵਿਚ  
ਤਲਵਾਰਾਂ ਸਨ ਅਤੇ ਦੋਵੇਂ ਯੁੱਧ-ਭੂਮੀ ਨੂੰ ਸੁਸ਼ੋਭਿਤ ਕਰਨ ਵਾਲੇ ਸਨ। ੨੩੧।

ਦੋਵੇਂ ਸੁੰਦਰ ਜੋਤਿ ਵਾਲੇ ਸਨ ਅਤੇ ਦੋਹਾਂ ਦੇ ਵਿਚਾਰ ਸੁੰਦਰ ਸਨ। ਦੋਵੇਂ  
ਮੰਡਲਾਕਾਰ ਵਿਚ ਲਗਾਤਾਰ ਖੰਡਾ ਚਲਾ ਰਹੇ ਸਨ। ਦੋਹਾਂ ਦੀਆਂ ਤਲਵਾਰਾਂ ਲਹੂ ਨਾਲ  
ਲਿਬੜੀਆਂ ਸਨ ਅਤੇ ਦੋਵੇਂ ਛੱਤਰੀਆਂ ਦਾ ਨੁਕਸਾਨ ਕਰਨ ਵਾਲੇ ਸਨ। ਦੋਵੇਂ ਛੱਤਰਾਣੀਆਂ  
(ਖੇਤਾ) (ਤੌਂ ਪੈਦਾ ਹੋਏ ਸਨ) ਅਤੇ ਦੋਵੇਂ ਛਾਤਰ-ਪਣੇ ਵਾਲੇ ਸਨ। ੨੩੨।

ਦੋਹਾਂ ਸੂਰਵੀਰਾਂ ਨੇ ਦੋਹਰੇ ਆਸਤ ('ਬਿਬ ਆਸਤ') ਧਾਰਨ ਕੀਤੇ ਹੋਏ ਸਨ (ਅਤੇ  
ਇਧਰ ਉਧਰ) ਵੇਖ ਰਹੇ ਸਨ। ਜਿਹੜੇ ਰਾਜੇ (ਮਾਰੇ ਜਾਣ ਤੋਂ ਬਾਦ) ਆਕਾਸ ਵਿਚ ਫਿਰ  
ਰਹੇ ਸਨ, (ਉਹ ਇਨ੍ਹਾਂ ਨੂੰ) ਬੁਲ ਰਹੇ ਸਨ। ਹਾਕ ਤੇ ਹਾਕ ਪੈ ਰਹੀ ਸੀ ਅਤੇ ਧਨੀ ਧਨੀ  
ਕਰ ਕੇ (ਇਨ੍ਹਾਂ ਦਾ ਯਸ਼) ਗਾਇਆ ਜਾ ਰਿਹਾ ਸੀ। ਯਕਸ਼ਾਂ ਦਾ ਰਾਜਾ ਹੈਰਾਨ ਸੀ ਅਤੇ  
ਮਾਤ-ਲੋਕ ਕੰਬ ਰਿਹਾ ਸੀ। ੨੩੩।

(ਆਖਿਰ ਵਿਚ) ਰਾਜਾ ਦੁਰਯੋਨ ਯੁੱਧ-ਭੂਮੀ ਵਿਚ ਮਾਰਿਆ ਗਿਆ। (ਇਸ ਗੱਲ  
ਦੀ) ਧੁੰਮ ਪੈ ਜਾਣ ਨਾਲ ਸਾਰੇ ਯੋਧੇ ਭਜ ਗਏ। (ਇਸ ਪਿਛੋਂ) ਰਾਜਾ ਯੁਧਿਸ਼ਠਰ ਨੇ ਕੌਰਵਾਂ  
ਉਤੇ ਨਿਸ਼ਕੰਟਕ ਰਾਜ ਕੀਤਾ। (ਫਿਰ) ਹਿਮਾਲਾ ਪਰਬਤ ਵਿਚ ਜਾ ਕੇ ਗਲ ਗਏ। ੨੩੪।

ਤਹਾ ਏਕ ਗੰਧੁਬ ਸਿਉ ਜੁ ਪ ਮਚ੍ਯੋ। ਤਹਾ ਭੂਰਪਾਲੰ ਧੂਰਾ ਰੰਗੁ ਰਚ੍ਯੋ।  
ਤਹਾ ਸੜ੍ਹ ਕੇ ਭੀਮ ਹਸਤੀ ਚਲਾਏ। ਫਿਰੇ ਮਧਿ ਗੈਣੰ ਅਜਉ ਲਉ ਨ ਆਏ। ੧੭। ੨੩ਪ।

ਸੁਨੈ ਬੈਨ ਕਉ ਭੂਪ ਇਉ ਐਠ ਨਾਕੰ। ਕਰਿਯੋ ਹਾਸ ਮੰਦੈ ਬੁਲ੍ਯੇ ਏਮ ਬਾਕੰ।  
ਰਹਿਯੋ ਨਾਕ ਸੈ ਕੁਸਟ ਛੜੀ ਸਵਾਨੀ। ਭਈ ਤਉਨ ਹੀ ਰੋਗ ਤੇ ਭੂਪ ਹਾਨੀ। ੧੮। ੨੩੯।

### ਚੌਪਈ

ਇਮ ਚਉਰਾਸੀ ਬਰਖ ਪ੍ਰਮਾਨੀ। ਸਪਤ ਮਾਹ ਚਉਬੀਸ ਦਿਨਾਨੀ।  
ਰਾਜ ਕੀਓ ਜਨਮੇਜਾ ਰਾਜਾ। ਕਾਲ ਨੀਸਾਨੁ ਬਹੁਰਿ ਸਿਰਿ ਗਾਜਾ। ੧੯। ੨੩੧।

### ਇਤਿ ਜਨਮੇਜਾ ਸਮਾਪਤ ਭਇਆ

### ਚੌਪਈ

ਅਸੁਮੇਧ ਅਰੁ ਅਸਮੇਦਹਾਰਾ। ਮਹਾ ਸੂਰ ਸਤਵਾਨ ਅਪਾਰਾ।  
ਮਹਾ ਬੀਰ ਬਰਿਆਰ ਧਨੁਖ ਧਰ। ਗਾਵਤ ਕੀਰਤ ਦੇਸ ਸਭ ਘਰ ਘਰ। ੧। ੨੩੮।

ਮਹਾ ਬੀਰ ਅਰੁ ਮਹਾ ਧਨੁਖ ਧਰ। ਕਪਤ ਤੀਨ ਲੋਕ ਜਾ ਕੇ ਡਰ।  
ਬਡ ਮਹੀਪ ਅਰੁ ਅਖੰਡ ਪ੍ਰਤਾਪਾ। ਅਮਿਤ ਤੇਜ ਜਾਪਤ ਜਗ ਜਾਪਾ। ੨। ੨੩੯।

ਅਜੈ ਸਿੰਘ ਉਤ ਸੂਰ ਮਹਾਨਾ। ਬਡ ਮਹੀਪ ਦਸ ਚਾਰ ਨਿਧਾਨਾ।  
ਅਨਬਿਕਾਰ ਅਨਤੋਲ ਅਤੁਲ ਬਲ। ਅਰ ਅਨੇਕ ਜੀਤੇ ਜਿਨ ਦਲਮਲਾ। ੩। ੨੪੦।

ਜਿਨ ਜੀਤੇ ਸੰਗ੍ਰਾਮ ਅਨੇਕਾ। ਸਸਤ੍ਰ ਅਸਤ੍ਰ ਧਰਿ ਛਾਡਨ ਏਕਾ।  
ਮਹਾ ਸੂਰ ਗੁਨਵਾਨ ਮਹਾਨਾ। ਮਾਨਤ ਲੋਕ ਸਗਲ ਜਿਹ ਆਨਾ। ੪। ੨੪੧।

ਮਰਨ ਕਾਲ ਜਨਮੇਜੇ ਰਾਜਾ। ਮੰਤ੍ਰ ਕੀਓ ਮੰਤ੍ਰੀਨ ਸਮਾਜਾ।  
ਰਾਜ ਤਿਲਕ ਭੂਪਤ ਅਭਖੇਖਾ। ਨਿਰਖਤ ਭਏ ਨਿਪਤ ਕੀ ਰੇਖਾ। ੫। ੨੪੨।

ਇਨ ਮਹਿ ਰਾਜ ਕਵਨ ਕਉ ਦੀਜੈ। ਕਉਨ ਨਿਪਤ ਸੁਤ ਕਉ ਨਿਪੁ ਕੀਜੈ।  
ਰਜੀਆ ਪੂਤ ਨ ਰਾਜ ਕੀ ਜੋਗਾ। ਯਾਹਿ ਕੇ ਜੋਗ ਨ ਰਾਜ ਕੇ ਭੋਗਾ। ੬। ੨੪੩।

ਅਸੂਮੇਦੀ ਕਹੁ ਦੀਨੋ ਰਾਜਾ। ਜੈ ਪਤਿ ਭਾਖ੍ਯੋ ਸਕਲ ਸਮਾਜਾ।  
ਜਨਮੇਜਾ ਕੀ ਸੁਗਤਿ ਕਰਾਈ। ਅਸੂਮੇਦ ਕੈ ਵਜੀ ਵਧਾਈ। ੭। ੨੪੪।

ਉਥੇ ਇਕ ਗੰਧਰਬ ਨਾਲ ਯੁਧ ਹੋਇਆ। ਉਥੇ ਭੂਰਪਾਲ ਨੇ ਵਿਚਿੜ੍ਹ ਪੁੰਧਲਾ ਰੰਗ ਫੈਲਾ ਦਿੱਤਾ। ਉਥੇ ਭੀਮਸੈਨ ਨੇ ਵੈਰੀ ਦੇ ਹਾਥੀ ਚੁਕ ਚੁਕ ਕੇ ਸੁਟੇ। (ਉਹ) ਆਕਾਸ਼ ਵਿਚ ਫਿਰ ਰਹੇ ਹਨ, (ਧਰਤੀ ਤੇ) ਹੁਣ ਤਕ ਨਹੀਂ ਪਰਤੇ। ੨੩੫।

(ਇਹ) ਬੋਲ ਸੁਣ ਕੇ ਰਾਜਾ (ਜਨਮੇਜਾ) ਨਕ ਚੜ੍ਹਾ ਕੇ ਥੋੜਾ ਮੁਸਕਰਾਇਆ ਅਤੇ ਕਹਿਣ ਲਗ- (ਹਾਥੀਆਂ ਨੂੰ ਸੁਟਣ ਵਾਲੀ) ਐਵੇਂ ਗੱਪ ਹੈ। (ਇੰਨਾ ਕਹਿਣ ਤੇ) ਛਤਰੀਆਂ ਦੇ ਹੰਸ (ਰਾਜਾ ਜਨਮੇਜਾ) ਦੇ ਨਕ ਵਿਚ ਕੋਹੜ ਰਹਿ ਗਿਆ। ਉਸੇ ਰੋਗ ਨਾਲ ਰਾਜੇ ਦਾ ਨਾਸ ਹੋਇਆ। ੨੩੬।

### ਚੌਪਈ

ਇਸ ਤਰ੍ਹਾਂ ਚੌਰਾਸੀ ਸਾਲ, ਸੱਤ ਮਹੀਨੇ ਅਤੇ ਚੌਵੀਂ ਦਿਨਾਂ ਤਕ ਰਾਜਾ ਜਨਮੇਜਾ ਨੇ ਰਾਜ ਕੀਤਾ। ਫਿਰ (ਉਸ ਦੇ) ਸਿਰ ਉਤੇ ਕਾਲ ਦਾ ਨਗਰਾ ਵਜਿਆ (ਅਰਥਾਤ ਮਰ ਗਿਆ)। ੨੩੭।

### ਇਥੇ ਜਨਮੇਜਾ ਸਮਾਪਤ ਹੋਇਆ

### ਚੌਪਈ

(ਜਨਮੇਜਾ ਰਾਜੇ ਦੇ ਦੋ ਪੁੱਤਰ ਸਨ-) ਅਸੁਮੇਧ ਅਤੇ ਅਸਮੇਦਹਾਰ। (ਦੋਵੇਂ) ਬਹੁਤ ਵੱਡੇ ਸੂਰਵੀਰ ਅਤੇ ਅਪਾਰ ਸੱਤਾ ਵਾਲੇ ਸਨ। ਮਹਾਨਥਾਦਰ, ਬਲਵਾਨ ਅਤੇ ਧਨੁਸ਼ਧਾਰੀ ਸਨ) (ਜਿਨ੍ਹਾਂ ਦੀ) ਕੀਰਤੀ ਸਾਰੇ ਦੇਸ ਦੇ ਘਰ ਘਰ ਗਾਈ ਜਾਂਦੀ ਸੀ। ੨੩੮।

(ਦੋਵੇਂ) ਬਹੁਤ ਸੂਰਵੀਰ ਅਤੇ ਵੱਡੇ ਧਨੁਸ਼ਧਾਰੀ ਸਨ ਜਿਨ੍ਹਾਂ ਦੇ ਡਰ ਨਾਲ ਤਿੰਨੋਂ ਲੋਕ ਕੰਬਦੇ ਸਨ। (ਉਹ) ਮਹਾਨ ਰਾਜੇ ਅਤੇ ਅਖੰਡ ਪ੍ਰਤਾਪ ਵਾਲੇ ਸਨ। (ਉਹ) ਅਮਿਤ ਤੇਜ ਵਾਲੇ ਸਨ, ਸਾਰਾ ਜਗਤ (ਉਨ੍ਹਾਂ ਦਾ) ਜਾਪ ਜਪਦਾ ਸੀ। ੨੩੯।

ਚੂਜੇ ਪਾਸੇ ਅਜੈ ਸਿੰਘ ਮਹਾਨ ਸੂਰਵੀਰ ਸੀ। (ਉਹ) ਵੱਡਾ ਮਹੀਪ ਅਤੇ ਚੌਦਾਂ ਵਿਦਿਆਵਾਂ ਦਾ ਖਜ਼ਾਨਾ ਸੀ। (ਉਹ) ਵਿਕਾਰਾਂ ਤੋਂ ਰਹਿਤ, ਤੁਲਨਾ ਤੋਂ ਬਿਨਾ ਅਤੇ ਅਤੁਲ ਬਲ ਵਾਲਾ ਸੀ ਜਿਸ ਨੇ ਅਨੇਕ ਵੈਰੀ ਜਿਤ ਕੇ ਕੁਚਲ ਦਿੱਤੇ ਸਨ। ੨੪੦।

ਜਿਸ ਨੇ ਅਨੇਕਾਂ ਜੰਗਾਂ ਜਿਤੀਆਂ ਸਨ। ਸਸਤ੍ਰ-ਆਸਤ੍ਰ ਧਾਰਨ ਕਰਨ ਵਾਲਿਆਂ ਵਿਚੋਂ ਇਕ ਵੀ (ਜੀਉਂਦਾ) ਰਹਿਣ ਨਹੀਂ ਦਿੱਤਾ ਸੀ। (ਉਹ) ਮਹਾਨ ਸੂਰਵੀਰ ਅਤੇ ਉਤਸ ਗੁਣਾਂ ਵਾਲਾ ਸੀ। ਸਾਰਾ ਜਗਤ ਉਸ ਦੀ ਈਨ ਮੰਨਦਾ ਸੀ। ੨੪੧।

ਮਰਨ ਵੇਲੇ ਰਾਜਾ ਜਨਮੇਜਾ ਨੇ ਮੰਤਰੀ ਮੰਡਲ ਨਾਲ ਸਲਾਹ ਕੀਤੀ ਕਿ ਰਾਜ-ਸਿੰਘਾਸਨ ਦਾ ਤਿਲਕ ਕਿਸ ਨੂੰ ਦਿੱਤਾ ਜਾਏ, (ਇਸ ਉਦੇਸ਼ ਤੋਂ 'ਰਾਜਕੁਮਾਰ' ਦੀਆਂ) ਰਾਜਾ ਬਣਨ ਦੀਆਂ ਭਾਗ-ਰੇਖਾਵਾਂ ਨੂੰ ਵਿਚਾਰਨ ਲਗੇ। ੨੪੨।

ਇਨ੍ਹਾਂ (ਤਿੰਨਾਂ) ਵਿਚੋਂ ਰਾਜ ਕਿਸ ਨੂੰ ਦੇਈਏ, ਰਾਜੇ ਦੇ ਕਿਸ ਪੁੱਤਰ ਨੂੰ ਰਾਜ ਬਣਾਈਏ। (ਇਕ ਵਿਚਾਰ ਸਾਹਮਣੇ ਆਇਆ ਕਿ) ਰਜੀਆ (ਦਾਸੀ) ਦੇ ਪੁੱਤਰ ਰਾਜ ਦੇ ਲਾਇਕ ਨਹੀਂ ਹੈ, ਨ ਹੀ ਉਹ ਰਾਜ ਦੇ ਭੋਗਾਂ ਲਈ ਯੋਗ ਹੈ। ੨੪੩।

(ਵਿਚਾਰ ਵਟਾਂਦਰੇ ਉਪਰੰਤ ਸਭ ਤੋਂ ਵੱਡੇ ਪੁੱਤਰ) ਅਸੂਮੇਦ ਨੂੰ ਰਾਜ ਦਿੱਤਾ ਗਿਆ। ਸਾਰੇ ਮੰਤਰੀ ਮੰਡਲ ਨੇ ਜੈ-ਜੈ-ਕਾਰ ਕੀਤਾ। (ਉਸ ਨੇ ਰਾਜਾ ਬਣ ਕੇ) ਜਨਮੇਜਾ ਦੀ ਸੁਗਤਿ (ਕ੍ਰਿਆ) ਕਰਵਾਈ ਅਤੇ ਅਸੂਮੇਦ ਦੇ ਘਰ ਖੁਸ਼ੀਆਂ ਦੇ ਵਜੇ ਵਜੇ। ੨੪੪।

ਦੂਸਰ ਭਾਇ ਹੁਤੋ ਜੋ ਏਕਾ। ਰਤਨ ਦੀਏ ਤਿਹ ਦਰਬ ਅਨੇਕਾ।  
ਮੰਤ੍ਰੀ ਕੈ ਅਪਨਾ ਠਹਰਾਇਓ। ਦੂਸਰ ਠਉਰ ਤਿਸਹਿ ਬੈਠਾਇਓ। ੮। ੨੪੫।  
ਤੀਸਰ ਜੋ ਰਜੀਆ ਸੁਤ ਰਹਾ। ਸੈਨਪਾਲ ਤਾ ਕੋ ਪੁਨ ਕਹਾ।  
ਬਖਸੀ ਕਰਿ ਤਾਂਕੋ ਠਹਰਾਇਓ। ਸਬ ਦਲ ਕੋ ਤਿਹ ਕਾਮੁ ਚਲਾਇਓ। ੯। ੨੪੬।

ਰਾਜੁ ਪਾਇ ਸਭਹੁ ਸੁਖ ਪਾਇਓ। ਭੂਪਤ ਕਉ ਨਾਚਬ ਸੁਖ ਆਇਓ।  
ਤੇਰਹ ਸੈ ਚੌਸਠ ਮਰਦੰਗਾ। ਬਾਜਤ ਹੈ ਕਈ ਕੋਟ ਉਪੰਗਾ। ੧੦। ੨੪੭।

ਦੂਸਰ ਭਾਇ ਭਏ ਮਦ ਅੰਧਾ। ਦੇਖਤ ਨਾਚਤ ਲਾਇ ਸੁਗੰਧਾ।  
ਰਾਜ ਸਾਜ ਦੁਹੂੰ ਤੇ ਭੂਲਾ। ਵਾਹੀ ਕੈ ਜਾਇ ਛੜ ਸਿਰ ਝੂਲਾ। ੧੧। ੨੪੮।

ਕਰਤ ਕਰਤ ਬਹੁ ਦਿਨ ਅਸ ਰਾਜਾ। ਉਨ ਦੁਹੂੰ ਭੂਲਿਓ ਰਾਜ ਸਮਜਾ।  
ਮਦ ਕਰਿ ਅੰਧ ਭਏ ਦੋਊ ਭ੍ਰਾਤਾ। ਰਾਜ ਕਰਨ ਕੀ ਬਿਸਰੀ ਬਾਤਾ। ੧੨। ੨੪੯।

#### ਦੋਹਰਾ

ਜਿਹ ਚਾਹੇ ਤਾਂਕੇ ਹਨੇ ਜੋ ਬਾਛੈ ਸੋ ਲੇਇ।  
ਜਿਹ ਰਾਖੈ ਸੋਈ ਰਹੈ ਜਿਹ ਜਾਨੈ ਤਿਹ ਦੇਇ। ੧੩। ੨੫੦।

#### ਚੌਪਈ

ਐਸੀ ਭਾਤ ਕੀਨੋ ਇਹ ਜਬਹੀ। ਪ੍ਰਜਾ ਲੋਕ ਸਭ ਬਸ ਭਏ ਤਥਹੀ।  
ਅਉ ਬਾਸ ਹੋਇ ਗਏ ਨੇਬ ਖਵਾਸਾ। ਜੋ ਰਾਖਤ ਥੇ ਨਿਪ ਕੀ ਆਸਾ। ੧। ੨੫੧।

ਏਕ ਦਿਵਸ ਤਿਹੁੰ ਭਾਤ ਸੁਜਾਨਾ। ਮੰਡਸ ਚੌਪਰ ਖੇਲ ਖਿਲਨਾ।  
ਦਾਉ ਸਮੈ ਕਛੁ ਰਿਸਕ ਬਿਚਾਰਿਓ। ਅਜੈ ਸੁਨਤ ਇਹ ਭਾਤ ਉਚਾਰਿਓ। ੨। ੨੫੨।

#### ਦੋਹਰਾ

ਕਹਾ ਕਰੈ ਦਾ ਕਹ ਪਰੈ ਕਹ ਯਹ ਬਾਧੈ ਸੂਤ।  
ਕਹਾ ਸਤ੍ਰ ਯਾਤੇ ਮਰੈ ਜੋ ਰਜੀਆ ਕਾ ਪੂਤ। ੩। ੨੫੩।

#### ਚੌਪਈ

ਯਹੈ ਆਜ ਹਮ ਖੇਲ ਬਿਚਾਰੀ। ਸੋ ਭਾਖਤ ਹੈ ਪ੍ਰਗਟ ਪੁਕਾਰੀ।  
ਏਕਹਿ ਰਤਨ ਰਾਜ ਧਨੁ ਲੀਨਾ। ਦੁਡੀਐ ਅਸੂ ਉਸਟ ਗਜ ਲੀਨਾ। ੧। ੨੫੪।

(ਅਸੁਮੇਦ ਦਾ) ਜੋ ਇਕ ਹੋਰ ਭਰਾ ਸੀ, ਉਸ ਨੂੰ ਅਨੇਕਾਂ ਰਤਨ ਅਤੇ ਧੰਨ-ਦੌਲਤ ਦਿੱਤੀ ਗਈ। (ਉਸ ਨੂੰ) ਆਪਣਾ ਮੰਤਰੀ ਬਣਾ ਕੇ ਦੂਜਾ ਸਥਾਨ ਦੇ ਦਿੱਤਾ। ੨੪੫।

(ਉਸ ਦਾ) ਤੀਜਾ (ਭਰਾ) ਜੋ ਰਜੀਆ (ਦਾਸੀ) ਦਾ ਪੁੱਤਰ ਸੀ, ਉਸ ਨੂੰ ਸੈਨਪਤੀ ਨਿਯੁਕਤ ਕੀਤਾ। ਉਸ ਨੂੰ ਕਰ ਵਸੂਲਣ ਲਈ 'ਬਖਸ਼ੀ' ਪਦ ਪ੍ਰਦਾਨ ਕੀਤਾ ਅਤੇ ਉਸ ਨੇ ਸਾਰੀ ਸੈਨਾ ਦੀ ਵਿਵਸਥਾ ਚਲਾਈ। ੨੪੬।

ਰਾਜ ਨੂੰ ਪ੍ਰਾਪਤ ਕਰ ਕੇ ਸਭ ਸੁਖੀ ਹੋ ਗਏ। ਰਾਜੇ ਨੂੰ ਨਾਚ (ਮਹਿਫਲ ਦੇਖਣ ਨਾਲ) ਹੀ ਸੁਖ ਪ੍ਰਾਪਤ ਹੋਣ ਲਗਾ। (ਉਸ ਦੇ ਦਰਬਾਰ ਵਿਚ) ੧੩੬੪ ਮਿਤੰਗ ਅਤੇ ਕਈ ਕਰੋੜ ਵਾਜੇ ('ਉਪੰਗ') ਵਜਦੇ ਸਨ। ੨੪੭।

ਦੂਜਾ ਭਰਾ ਸ਼ਰਾਬ ਵਿਚ ਪੁਤ ਰਹਿ ਕੇ ਅਤੇ ਸੁਗੰਧੀਆਂ ਲਗਾ ਕੇ ਨਾਚ ਹੀ ਵੇਖਦਾ ਰਹਿੰਦਾ। ਦੋਹਾਂ ਨੂੰ ਰਾਜ ਦਾ ਕੰਮ-ਕਾਜ ਭੁਲ ਗਿਆ ਅਤੇ ਉਸੇ (ਅਜੈ ਸਿੰਘ) ਦੇ ਸਿਰ ਉਤੇ ਡੱਡਰ ਝੁਲਣ ਲਗਾ। ੨੪੮।

ਇਸ ਤਰ੍ਹਾਂ ਬਹੁਤ ਦਿਨਾਂ ਤਕ ਰਾਜ ਕਰਦਿਆਂ ਕਰਦਿਆਂ ਉਨ੍ਹਾਂ ਨੂੰ ਰਾਜ ਦੇ ਫਰਜ ਨਿਭਾਏ ਭੁਲ ਗਏ। ਸ਼ਰਾਬ ਵਿਚ ਦੋਵੇਂ ਭਰਾ ਗਰਕ ਹੋ ਗਏ ਅਤੇ ਰਾਜ ਕਰਨ ਦੀਆਂ ਗੱਲਾਂ ਭੁਲ ਗਏ। ੨੪੯।

#### ਦੋਹਰਾ

(ਅਜੈ ਸਿੰਘ) ਜਿਸ ਨੂੰ ਚਾਹੁੰਦਾ, ਉਸ ਨੂੰ ਮਾਰ ਦਿੰਦਾ, ਜੋ ਕੋਈ (ਉਸ ਤੋਂ) ਚਾਹੁੰਦਾ, ਲੈ ਲੈਂਦਾ। ਜਿਸ ਨੂੰ (ਉਹ) ਰਖਦਾ ਸੀ, ਉਹੀ ਰਹਿੰਦਾ ਸੀ। ਜਿਸ ਨੂੰ (ਉਹ ਆਪਣਾ) ਸਮਝਦਾ ਸੀ, ਉਸ ਨੂੰ (ਉਚੀ ਪਦਵੀ) ਦੇ ਦਿੰਦਾ ਸੀ। ੨੫੦।

#### ਚੌਪਈ

ਉਸ (ਅਜੈ ਸਿੰਘ) ਨੇ ਜਦੋਂ ਇਸ ਤਰ੍ਹਾਂ ਦਾ (ਵਿਵਹਾਰ) ਕਰਨਾ ਆਰੰਭ ਕੀਤਾ, ਤਦੋਂ ਪ੍ਰਜਾ ਦੇ ਲੋਕ ਉਸ ਦੇ ਵਸ ਵਿਚ ਹੋ ਗਏ। ਅਤੇ ਨਾਇਬ ਤੇ ਖਾਸ ਅਧਿਕਾਰੀ ਵੀ ਵਸ ਵਿਚ ਹੋ ਗਏ ਜਿਹੜੇ (ਪਹਿਲਾਂ) ਰਾਜੇ ਤੋਂ (ਅਪਣੀਆਂ ਕਾਮਨਵਾਂ ਦੀ ਪੂਰਤੀ ਦੀ) ਆਸ ਰਖਦੇ ਸਨ। ੨੫੧।

ਇਕ ਦਿਨ ਤਿੰਨਾਂ ਸੁਜਾਨ ਭਰਾਵਾਂ ਨੇ ਚੌਪੜ ਦੀ ਖੇਡ ਖੇਡਣ ਦੀ ਵਿਵਸਥਾ ਕੀਤੀ। ਦਾਉ (ਲਗਾਉਣ) ਵੇਲੇ (ਕਿਸੇ ਨੂੰ) ਕੁਝ ਗੁੱਸਾ ਆ ਗਿਆ ਅਤੇ ਅਜੈ ਸਿੰਘ ਨੂੰ ਸੁਣਾਉਂਦੇ ਹੋਇਆਂ ਇਸ ਤਰ੍ਹਾਂ ਕਿਹਾ। ੨੫੨।

#### ਦੋਹਰਾ

(ਵੇਖੋ, ਇਹ) ਕੀ ਕਰਦਾ ਹੈ, ਦਾਉ ਕੀ ਪੈਂਦਾ ਹੈ ਅਤੇ ਕਿਵੇਂ ਮਰਯਾਦਾ ਬੰਨ੍ਹਦਾ ਹੈ। ਇਸ ਤੋਂ ਵੈਰੀ ਕਿਵੇਂ ਮਰੋਗ ਜੋ (ਅਪ) ਰਜੀਆ (ਦਾਸੀ) ਦਾ ਪੁੱਤਰ ਹੈ। ੨੫੩।

(ਰਾਜ ਕੁਮਾਰ ਹਣ ਪ੍ਰਗਟ ਰੂਪ ਵਿਚ ਕਹਿਣ ਲਗੇ) ਅਜ ਜੋ ਆਸੀਂ ਇਹ ਖੇਡ ਵਿਚਾਰੀ ਹੈ, ਉਸ ਦਾ (ਪ੍ਰਯੋਗ) ਪ੍ਰਗਟ ਕਰ ਕੇ ਸੁਣਾਉਂਦੇ ਹਾਂ (ਕਿ ਇਹ ਖੇਡ ਸਾਡੀ ਸ਼ਕਤੀ ਅਤੇ ਭਾਗਾਂ ਦਾ ਨਿਤਾਰਾ ਕਰ ਦੇਵੇਗੀ। ਇਹ ਕਹਿ ਕੇ) ਇਕ ਨੇ ਰਤਨ ਅਤੇ ਰਾਜ-ਧਨ ਲੈ ਲਿਆ ਅਤੇ ਦੂਜੇ ਨੂੰ ਘੋੜੇ, ਉਠ ਅਤੇ ਹਾਥੀ ਲੈ ਲਏ। ੨੫੪।

ਕੁਅਰੈ ਬਾਟ ਸੈਨ ਸਭ ਲੀਆ। ਤੀਨਹੁ ਬਾਟ ਤੀਨ ਕਰ ਕੀਆ।  
ਪਾਸਾ ਢਾਰ ਧਰੈ ਕਸ ਦਾਵਾ। ਕਹਾ ਖੇਲ ਧੋ ਕਰੈ ਕਰਾਵਾ। ੨। ੨੫੪।

ਚਉਪਰ ਖੇਲ ਪਰੀ ਤਿਹ ਮਾਹਾ। ਦੇਖਤ ਉੱਚ ਨੀਚ ਨਰ ਨਾਹਾ।  
ਜੂਲਾ ਰੁਪ ਸੁਪਰਧਾ ਬਾਢੀ। ਭੁਪਨ ਫਿਰਤ ਸੰਘਰਤ ਕਾਢੀ। ੩। ੨੫੬।

ਤਿਨ ਕੈ ਬੀਚ ਪਰੀ ਅਸ ਖੇਲਾ। ਕਟਨ ਸੁ ਹਿਤ ਭਇਉ ਮਿਟਨ ਦੁਹੇਲਾ।  
ਪ੍ਰਿਥਮੈ ਰਤਨ ਦ੍ਰਿਬ ਬਹੁ ਲਾਯੋ। ਬਸੜ੍ਹ ਬਾਜ ਗਜ ਬਹੁਤ ਹਰਾਯੋ। ੪। ੨੫੭।

ਦੁਹੁੰਅਨ ਬੀਚ ਸੁਪਰਧਾ ਬਾਢਾ। ਦੁਹ ਦਿਸ ਉਠੇ ਸੁਭਟ ਅਸ ਕਾਢਾ।  
ਚਮਕਹਿ ਕਹੂ ਅਸਨ ਕੀ ਧਾਰਾ। ਬਿਛ ਗਈ ਲੋਥ ਅਨੇਕ ਅਪਾਰਾ। ੫। ੨੫੮।

ਜੁਗਨ ਦੈਤ ਫਿਰਹਿ ਹਰਿਖਨੇ। ਗੀਧ ਸਿਵਾ ਬੋਲਹਿ ਅਭਿਮਾਨੇ।  
ਭੂਤ ਪ੍ਰੇਤ ਨਾਚਹਿ ਅਰੁ ਗਾਵਹਿ। ਕਹੂ ਕਹੂ ਸਬਦ ਬੈਤਾਲ ਸੁਨਾਵਹਿ। ੬। ੨੫੯।

ਚਮਕਤ ਕਹੂ ਖਗਨ ਕੀ ਧਾਰਾ। ਬਿਥ ਗਏ ਰੁੰਡ ਭਸੁੰਡ ਅਪਾਰਾ।  
ਚਿੰਸਤ ਕਹੂ ਗਿਰੇ ਗਜ ਮਾਤੇ। ਸੋਵਤ ਕਹੂ ਸੁਭਟ ਰਣ ਤਾਤੇ। ੭। ੨੬੦।

ਹਿੰਸਤ ਕਹੂ ਗਿਰੇ ਹੈ ਘਾਏ। ਸੋਵਤ ਕੂਰ ਸਲੋਕ ਪਠਾਏ।  
ਕਟਿ ਗਏ ਕਹੂ ਕਉਚ ਅਰੁ ਚਰਮਾ। ਕਟਿ ਗਏ ਗਜ ਬਾਜਨ ਕੇ ਬਰਮਾ। ੮। ੨੬੧।

ਜੁਗਨ ਦੇਤ ਕਹੂ ਕਿਲਕਾਰੀ। ਨਾਚਤ ਭੂਤ ਬਜਾਵਤ ਤਾਰੀ।  
ਬਾਵਨ ਬੀਰ ਫਿਰੈ ਚਹੂ ਓਰਾ। ਬਾਜਤ ਮਾਰੂ ਰਾਗ ਸਿਦਉਰਾ। ੯। ੨੬੨।

ਰਣ ਅਸ ਕਾਲ ਜਲਧੁ ਜਿਮ ਗਾਜਾ। ਭੂਤ ਪਿਸਾਚ ਭੀਰ ਭੈ ਭਾਜਾ।  
ਰਣ ਮਾਰੂ ਇਹ ਦਿਸ ਤੇ ਬਾਜ੍ਝੋ। ਕਾਇਰੁ ਹੁਤੇ ਸੋ ਭੀ ਨਹਿ ਭਾਜ੍ਝੋ। ੧੦। ੨੬੩।

ਰਹਿ ਗਈ ਸੂਰਨ ਖਗ ਕੀ ਟੇਕਾ। ਕਟਿ ਗਏ ਸੁੰਡ ਭਸੁੰਡ ਅਨੇਕਾ।  
ਨਾਚਤ ਜੋਗਨ ਕਹੂ ਬਿਤਾਰਾ। ਧਾਵਤ ਭੂਤ ਪ੍ਰੇਤ ਬਿਕਰਾਰਾ। ੧੧। ੨੬੪।  
ਧਾਵਤ ਅਧ ਕਮਧ ਅਨੇਕਾ। ਮੰਡਿ ਰਹੇ ਰਾਵਤ ਗਡਿ ਟੇਕਾ।  
ਅਨਹਦ ਰਾਗ ਅਨਹਦ ਬਾਜਾ। ਕਾਇਰੁ ਹੁਤਾ ਵਹੈ ਨਹੀ ਭਾਜਾ। ੧੨। ੨੬੫।

੧. 'ਅਪਮਾਨੇ' ੨. 'ਜਲਦ'

ਰਾਜਕੁਮਾਰਾਂ ਨੇ ਸਾਰੀ ਸੈਨਾ ਵੰਡ ਲਈ ਅਤੇ ਤਿੰਨ ਹਿੱਸੇ ਕਰ ਕੇ (ਆਪਣੇ ਆਪਣੇ) ਬਣਾ ਲਏ। (ਫਿਰ ਵਿਚਾਰਨ ਲਗੇ) ਕਿ ਕਿਹੋ ਜਿਹਾ ਪਾਸਾ ਸੁਟ ਕੇ ਦਾਉ ਲਗਾਇਆ ਜਾਏ। ਕੀ ਪਤਾ ਇਹ ਖੇਲ ਕੀ ਕਰਦਾ ਕਰਾਉਂਦਾ ਹੈ। ੨੫੬।

ਉਨ੍ਹਾਂ ਵਿਚ ਚੌਪੜ ਦੀ ਖੇਡ ਆਰੰਭ ਹੋ ਗਈ ਜਿਸ ਨੂੰ ਉਚੇ ਨੀਵੇਂ ਅਤੇ ਵੱਡੇ-ਨਿੱਕੇ ਅਧਿਕਾਰੀ ਵੇਖ ਰਹੇ ਸਨ। (ਉਨ੍ਹਾਂ ਤਿੰਨਾਂ ਦੇ ਮਨ ਵਿਚ) ਈਰਖਾ ਰੁਪੀ ਜੁਆਲਾ ਵਧ ਗਈ ਜੋ ਰਾਜਿਆਂ ਦਾ ਵਿਨਾਸ਼ ਕਰਨ ਵਾਲੀ ਦਸੀ ਜਾਂਦੀ ਹੈ। ੨੫੭।

ਉਨ੍ਹਾਂ ਵਿਚਾਲੇ ਅਜਿਹੀ ਖੇਡ ਸ਼ੁਰੂ ਹੋਈ ਕਿ (ਤਿੰਨੇ) ਮਰਨ ਮਾਰਨ ਤੇ ਤੁਲ ਗਏ (ਅਤੇ ਝੁਕੜੇ ਦਾ) ਮਿਟਣਾ ਔਖਾ ਹੋ ਗਿਆ। ਪਹਿਲਾਂ (ਦਾਉ ਉਤੇ) ਰਤਨ ਅਤੇ ਬਹੁਤ ਧਨ-ਦੌਲਤ ਲਗਾਈ ਗਈ ਅਤੇ ਫਿਰ ਬਸੜ੍ਹ, ਘੋੜੇ ਅਤੇ ਹਾਥੀ (ਲਗਾਏ ਗਏ ਜੋ ਸਭ) ਹਾਰੇ ਗਏ। ੨੫੮।

ਦੋਹਾਂ ਵਿਚ ਈਰਖਾ ਵਧ ਗਈ ਅਤੇ ਦੋਹਾਂ ਪਾਸਿਆਂ ਤੋਂ ਤਲਵਾਰਾਂ ਖਿਚ ਕੇ ਸੂਰਮੇ ਉਠ ਖੜੋਤੇ। ਕਿਤੇ ਤਲਵਾਰਾਂ ਦੀਆਂ ਧਾਰਾਂ ਚਮਕਦੀਆਂ ਸਨ ਅਤੇ ਅਨੇਕ ਅਪਾਰ ਲੋਥਾਂ (ਉਥੇ) ਵਿਛ ਗਈਆਂ ਸਨ। ੨੫੯।

ਕਲ-ਜੋਗਣਾਂ ਅਤੇ ਦੈਂਤ ਪ੍ਰਸੰਨ ਹੋ ਕੇ ਫਿਰਦੇ ਸਨ। ਗਿਰਝਾਂ ਅਤੇ ਗਿਰਝ ਮੌਜ ਨਾਲ ਬੋਲਦੇ ਸਨ। ਭੂਤ-ਪ੍ਰੇਤ ਨਚਦੇ ਅਤੇ ਗਾਉਂਦੇ ਸਨ ਅਤੇ ਕਿਤੇ-ਕਿਤੇ ਬੈਤਾਲ ਵੀ ਆਵਾਜ਼ਾਂ ਸੁਣਾਉਂਦੇ ਸਨ। ੨੬੦।

ਕਿਤੇ ਤਲਵਾਰਾਂ ਦੀਆਂ ਧਾਰਾਂ ਚਮਕਦੀਆਂ ਸਨ। ਅਪਾਰ (ਸੂਰਮਿਆਂ ਦੇ) ਧੜ ਅਤੇ (ਹਾਥੀਆਂ ਦੇ) ਸੁੰਡ ਖਿਲਰੇ ਪਏ ਸਨ। ਕਿਤੇ ਮਸਤ ਹਾਥੀ ਡਿਗੇ ਹੋਏ ਚੀਖ ਰਹੇ ਸਨ ਅਤੇ ਕਿਤੇ ਕਰੜੇ ਸੂਰਮੇ ਰਣ-ਭੂਮੀ ਵਿਚ ਸੁਤੇ ਪਏ ਸਨ। ੨੬੧।

ਕਿਤੇ ਘਾਇਲ ਘੋੜੇ ਡਿਗੇ ਹੋਏ ਹਿਣਕ ਰਹੇ ਸਨ। ਕਿਤੇ ਸੁਅਰਸਗ ਨੂੰ ਭੇਜੇ ਗਏ ਸੂਰਮੇ ਲੇਟੇ ਪਏ ਸਨ। ਕਿਤੇ ਕਵਚ ਅਤੇ ਢਾਲਾਂ ਕਟੀਆਂ ਵਚੀਆਂ ਪਈਆਂ ਸਨ। ਕਿਤੇ ਹਾਥੀਆਂ ਘੋੜੀਆਂ ਦੇ ਕਵਚ ਕਟੇ ਪਏ ਸਨ। ੨੬੨।

ਕਿਤੇ ਕਲਜੋਗਣਾਂ ਕਿਲਕਾਰੀਆਂ ਮਾਰ ਰਹੀਆਂ ਸਨ। (ਕਿਤੇ) ਭੂਤ ਤਾੜੀਆਂ ਵਜਾ ਕੇ ਨਚ ਰਹੇ ਸਨ। ਚੌਹਾਂ ਪਾਸੇ ਬਵੰਜਾ ਬੀਰ ਫਿਰ ਰਹੇ ਸਨ। ਮਾਰੂ ਅਤੇ ਸੰਦੂਰੀਆਂ ਰਾਗ ਵਜ ਰਹੇ ਸਨ। ੨੬੩।

ਰਣ-ਭੂਮੀ ਵਿਚ ਕਾਲ ਇੰਜ (ਗੱਜ ਰਿਹਾ ਸੀ) ਮਾਨੋ ਬਦਲ ਗੱਜਦੇ ਹੋਣ। ਡਰ ਨਾਲ ਭੂਤਾਂ ਅਤੇ ਪਿਸਾਚਾਂ ਦੀ ਭੀੜ ਭਜ ਰਹੀ ਸੀ। ਇਸ ਪਾਸੇ ਤੋਂ ਰਣ-ਭੂਮੀ ਵਿਚ ਮਾਰੂ ਰਾਗ ਵਜਿਆ (ਜਿਸ ਨਾਲ ਸੂਰਮਿਆਂ ਨੂੰ ਖੁੱਧ ਦਾ ਅਜਿਹਾ ਚਾਓ ਚੜ੍ਹਿਆ ਕਿ ਜੋ) ਕਾਇਰ ਸਨ, ਉਹ ਵੀ ਨ ਭਜੇ। ੨੬੩।

ਸੂਰਵੀਰਾਂ ਨੂੰ ਹੁਣ ਤਲਵਾਰ ਦੀ ਹੀ ਟੇਕ ਰਹਿ ਗਈ। ਅਨੇਕਾਂ ਹਾਥੀਆਂ ਦੇ ਸੁੰਡ ਕਟ ਗਏ। ਕਿਤੇ ਜੋਗਣਾਂ ਅਤੇ ਬੈਤਾਲ ਨਚਣ ਲਗੇ। ਭਿਆਨਕ ਭੂਤ-ਪ੍ਰੇਤ ਭਜਣ ਲਗੇ। ੨੬੪।

ਅਨੇਕਾਂ ਅੱਧੇ ਅੱਧੇ ਧੜ ਦੌੜ ਰਹੇ ਸਨ। ਰਜਵਾੜੇ ਲੜ ਰਹੇ ਸਨ ਅਤੇ ਆਪਣੇ ਪੈਂਤੜੇ ਪੱਕੇ ਕਰ ਰਹੇ ਸਨ। ਅਨਹਦ ਰਾਗ ਲਗਾਤਾਰ ਵਜ ਰਿਹਾ ਸੀ (ਜਿਸ ਨੂੰ ਸੁਣ ਕੇ ਜੋ) ਕਾਇਰ ਸੀ, ਉਹ ਵੀ ਨਹੀਂ ਭਜਦਾ ਸੀ। ੨੬੫।

ਮੰਦਰ ਤੂਰ ਕਰੂਰ ਕਰੋਗਾ। ਗਾਜ ਸਰਵਤ ਰਾਗ ਸੰਦੋਰਾ।  
ਝਮਕਿਸਿ ਦਾਮਨ ਜਿਮ ਕਰਵਾਰਾ। ਬਰਸਤ ਬਾਨਨ ਮੇਘ ਅਪਾਰਾ। ੧੩। ੨੬੯।  
  
ਘੁਮਹਿ ਘਾਇਲ ਲੋਹ ਚੁਚਾਤੇ। ਖੇਲ ਬਸੰਤ ਮਨੋ ਮਦਮਾਤੇ।  
ਗਿਰ ਗਏ ਕੁੰਨ ਜਿਰਹ ਅਰੁ ਜੁਆਨਾ। ਗਰਜਨ ਗਿਧ ਪੁਕਾਰਤ ਸੁਆਨਾ। ੧੪। ੨੭੧।

ਊਨ ਦਲ ਦੁਹੁੰ ਭਾਇਨ ਕੋ ਭਾਜਾ। ਠਾਢ ਨ ਸਕਿਯੋ ਰੰਕੁ ਅਰੁ ਰਾਜਾ।  
ਤਕਿਓ ਓਡਛਾ ਦੇਸੁ ਬਿਚਛਨਾ। ਰਾਜਾ ਨ੍ਰਿਪਤਿ ਤਿਲਕ ਸੁਭ ਲਛਨਾ। ੧੫। ੨੬੮।  
  
ਮਦ ਕਰਿ ਮਤ ਭਏ ਜੇ ਰਾਜਾ। ਤਿਨ ਕੇ ਗਏ ਐਸ ਹੀ ਕਾਜਾ।  
ਛੀਨ ਛਾਨ ਛਿਤ ਛੜ੍ਹ ਫਿਰਾਯੋ। ਮਹਾਰਾਜ ਆਧਰੀ ਕਹਾਯੋ। ੧੬। ੨੬੯।

ਆਗੇ ਚਲੋ ਅਸੂਮੇਧ ਹਾਰਾ। ਧਰਹਿ ਪਾਛੇ ਫਉਜ ਅਪਾਰਾ।  
ਗੇ ਜਹਿ ਨ੍ਰਿਪਤ ਤਿਲਕ ਮਹਾਰਾਜਾ। ਰਾਜ ਪਾਟ ਵਾਹੂ ਕਉ ਛਾਜਾ। ੧੭। ੨੭੦।

ਤਹਾ ਇਕ ਆਹਿ ਸਨਉਛੀ ਬ੍ਰਹਮਨ। ਪੰਡਤ ਬਡੇ ਮਹਾ ਬਡ ਗੁਨ ਜਨ।  
ਭੁਪਹਿ ਕੋ ਗੁਰ ਸਭਹੁ ਕੀ ਪੂਜਾ। ਤਿਹ ਬਿਨੁ ਅਵਰੁ ਨ ਮਾਨਹਿ ਦੂਜਾ। ੧੮। ੨੭੧।

### ਭੁਜੰਗ ਪ੍ਰਯਾਤ ਛੰਦ

ਕੁੰਨ ਬ੍ਰਹਮ ਬਾਨੀ ਕਰਹਿ ਬੇਦ ਚਰਚਾ। ਕੁੰਨ ਬਿਪੁ ਬੈਠੇ ਕਰਹਿ ਬ੍ਰਹਮ ਅਰਚਾ।  
ਤਹਾ ਬਿਪੁ ਸਨੌਦ ਤੇ ਏਕ ਲਛਨਾ। ਕਰੈ ਬਕਲ ਬਸੜ੍ਹ ਫਿਰੈ ਬਾਇ ਭਛਨਾ। ੧। ੨੭੨।

ਕੁੰਨ ਬੇਦ ਸਿਜਾਮੰ ਸੁਰੰ ਸਾਥ ਗਾਵੈ। ਕੁੰਨ ਜੁਜਰ ਬੇਦੰ ਪੜੇ ਮਾਨ ਪਾਵੈ।  
ਕੁੰਨ ਰਿਗੰ ਬਚੈ ਮਹਾ ਅਰਥ ਬੇਦੰ। ਕੁੰਨ ਬ੍ਰਹਮ ਸਿਛਾ ਕੁੰਨ ਬਿਸਨ ਭੇਦੰ। ੨। ੨੭੩।

ਕੁੰਨ ਅਸਟ ਦੈ ਅਵਤਾਰ ਕਬੈ ਕਥਾਣੰ। ਦਸੰ ਚਾਰ ਚਉਦਾਹ ਬਿਦਿਆ ਨਿਧਾਨੰ।  
ਤਹਾ ਪੰਡਤੰ ਬਿਪੁ ਪਰਮੰ ਪ੍ਰਬੀਨੰ। ਰਹੇ ਏਕ ਆਸੰ ਨਿਰਾਸੰ ਬਿਹੀਨੰ। ੩। ੨੭੪।

ਕੁੰਨ ਕੋਕਸਾਰੰ ਪੜੈ ਨੀਤ ਧਰਮੰ। ਕੁੰਨ ਨ੍ਯਾਇ ਸਾਸਤ੍ਰੁ ਪੜੈ ਛੜ੍ਹ ਕਰਮੰ।  
ਕੁੰਨ ਬ੍ਰਹਮ ਬਿਦਿਆ ਪੜੈ ਬ੍ਯੋਮ ਬਾਨੀ। ਕੁੰਨ ਪ੍ਰੇਮ ਸਿਉ ਪਾਠਿ ਪਠਿਐ ਪਿੜਾਨੀ। ੪। ੨੭੫।

ਕਰੋੜਾਂ ਢੋਲ, ਤੂਰ ਆਦਿ ਤੇਜ਼ੀ ਨਾਲ ਵਜਣ ਲਗੇ (ਅਤੇ ਸੂਰਮੇ) ਸੰਦੂਰੀਆ ਰਾਗ  
ਦੀ ਗਰਜ ਨੂੰ ਸਰਹੁੰਦੇ ਸਨ। ਬਿਜਲੀ ਵਾਂਗ ਤਲਵਾਰਾਂ ਚਮਕਦੀਆਂ ਸਨ। ਬਾਣਾਂ ਦਾ  
ਅਪਾਰ ਮੰਹੋਂ ਵਰੁ ਰਿਹਾ ਸੀ। ੨੬੯।

ਲਹੁ ਚੌਂਦੇ ਘਾਇਲ (ਇੰਜ) ਘੁੰਮ ਰਹੇ ਸਨ ਮਾਨੇ ਹੋਲੀ ਦੀ ਖੇਡ ਵਿਚ ਮਤਵਾਲੇ  
ਹੋ ਗਏ ਹੋਣ। ਕਿਤੇ ਕਵਚ ਅਤੇ ਕਿਤੇ ਸੂਰਮੇ ਡਿਗੇ ਪਏ ਸਨ। (ਕਿਤੇ) ਗਿਰਕਾਂ  
ਗਰਜਦੀਆਂ ਸਨ ਅਤੇ (ਕਿਤੇ) ਕੁੱਤੇ ਭੌਂਦੇ ਸਨ। ੨੭੧।

ਉਨ੍ਹਾਂ ਦੋਹਾਂ ਭਰਾਵਾਂ ਦੀ ਫੌਜ ਭਜ ਗਈ। (ਅਜੈ ਸਿੰਘ ਦੇ ਸਾਹਮਣੇ) ਕੋਈ ਅਮੀਰ  
ਗਰੀਬ ਠਹਿਰ ਨ ਸਕਿਆ। (ਸਭ ਨੇ) ਸੁੰਦਰ ਉੜੀਸਾ ਦੇਸ ਵਿਚ ਸ਼ਰਨ ਲਈ (ਜਿਥੋਂ  
ਦਾ) ਸੁਭ ਲੱਛਣਾਂ ਵਾਲਾ ਰਾਜ 'ਤਿਲਕ' ਸੀ। ੨੬੮।

ਸਰਾਬ ਦੇ ਸੇਵਨ ਕਰ ਕੇ ਜਿਹੜੇ ਰਜੇ (ਅਪਣੇ ਕਰਤੱਵ ਪ੍ਰਤਿ) ਬੇਸੁਧ ਹੋ ਜਾਂਦੇ  
ਹਨ ਉਨ੍ਹਾਂ ਦੇ ਕੰਮ ਇਸ ਤਰ੍ਹਾਂ ਹੀ ਵਿਗੜ ਜਾਂਦੇ ਹਨ। (ਅਜੈ ਸਿੰਘ ਨੇ ਦੋਹਾਂ ਪਾਸੋਂ ਰਜ਼-  
ਖੇਤਰ ਖੋਰ ਲਏ ਅਤੇ (ਅਪਣੇ ਸਿਰ ਉਤੇ) ਛਤਰ ਛੁਲਾਇਆ। (ਫਿਰ) ਆਪ ਨੂੰ ਹੀ  
ਮਹਾਰਾਜ ਅਖਵਾਉਣ ਲਗਿਆ। ੨੬੯।

ਹਾਰਿਆ ਹੋਇਆ ਅਸੁਮੇਦ ਅਗੇ ਅਗੇ ਚਲਿਆ ਜਾ ਰਿਹਾ ਸੀ। (ਉਸ ਦੇ) ਪਿਛੇ  
ਅਪਾਰ ਫੌਜ ਲਗੀ ਹੋਈ ਸੀ। (ਉਹ ਉਥੇ) ਚਲੇ ਗਏ ਜਿਥੇ ਮਹਾਰਾਜ ਤਿਲਕ (ਰਾਜ  
ਕਰਦਾ ਸੀ)। ਉਸੇ ਨੂੰ ਰਾਜ-ਪਾਟ ਸੋਭਦਾ ਸੀ। ੨੭੦।

ਉਥੇ ਇਕ ਸਨੌਛੀ ਬ੍ਰਹਮਣ ਰਹਿੰਦਾ ਸੀ। (ਉਹ) ਬਹੁਤ ਵੱਡਾ ਪੰਡਿਤ ਅਤੇ ਵੱਡੇ  
ਗੁਣਾਂ ਵਾਲਾ ਸੀ। (ਉਹ) ਰਾਜੇ ਦਾ ਗੁਰੂ ਸੀ, (ਇਸ ਲਈ) ਸਭ ਹੀ (ਉਸ ਦੀ) ਪੂਜਾ  
ਕਰਦੇ ਸਨ। ਉਸ ਤੋਂ ਬਿਨਾ (ਉਥੇ ਕਿਸੇ) ਦੂਜੇ ਦੀ ਮਾਨਤਾ ਨਹੀਂ ਸੀ। ੨੭੧।

### ਭੁਜੰਗ ਪ੍ਰਯਾਤ ਛੰਦ

ਕਿਤੇ ਬ੍ਰਹਮ-ਬਾਣੀ (ਦਾ ਪਾਠ ਹੁੰਦਾ ਸੀ ਅਤੇ ਕਿਤੇ) ਵੇਦਾਂ ਦੀ ਚਰਚਾ ਕੀਤੀ  
ਜਾ ਰਹੀ ਸੀ। ਕਿਤੇ ਬ੍ਰਹਮਣ ਬੈਰੋ ਹੋਏ ਬ੍ਰਹਮ-ਪੂਜਾ ਕਰ ਰਹੇ ਸਨ। (ਉਥੇ ਉਸ) ਸਨੌਛੀ  
ਬ੍ਰਹਮਣ ਦਾ ਇਕ ਲੱਛਣ ਸੀ ਕਿ ਉਹ ਭੋਜ-ਪੱਤਰਾਂ ਦੇ ਬਸੜ੍ਹ ਪਹਿਨਦਾ ਸੀ ਅਤੇ ਹਵਾ  
ਭਖਦਾ ਸੀ। ੨੭੨।

ਕਿਤੇ ਸਿਆਸ ਵੇਦ ਨੂੰ ਸੁਰ ਨਾਲ ਗਇਆ ਜਾ ਰਿਹਾ ਸੀ। ਕਿਤੇ ਯਜ਼ੁਰ ਵੇਦ  
ਦੇ ਪਾਠ ਨਾਲ ਮਾਣ ਪ੍ਰਾਪਤ ਕੀਤਾ ਜਾ ਰਿਹਾ ਸੀ। ਕਿਤੇ ਰਿਗ ਵੇਦ ਅਤੇ ਕਿਤੇ ਮਹਾਨ  
ਅਥਰਬਨ ਵੇਦ ਨੂੰ ਵਾਚਿਆ ਜਾ ਰਿਹਾ ਸੀ। ਕਿਤੇ ਬ੍ਰਹਮ ਸੰਬੰਧੀ ਸਿਖਿਆ ਦਿੱਤੀ ਜਾ  
ਰਹੀ ਸੀ ਅਤੇ ਕਿਤੇ ਵਿਸ਼ਣੂ ਦੇ ਭੇਦ (ਦਸੇ ਜਾ ਰਹੇ ਸਨ)। ੨੭੩।

ਕਿਤੇ ਦਸ ਅਵਤਾਰਾਂ ਦੀ ਕਥਾ ਹੋ ਰਹੀ ਸੀ। (ਉਹ ਸਨੌਛੀ ਬ੍ਰਹਮਣ) ਦਸ ਅਤੇ  
ਚਾਰ ਭਾਵ ਚੌਦਾਂ ਵਿਦਿਆਵਾਂ ਦਾ ਖਜ਼ਾਨਾ ਸੀ। (ਉਹ ਸਾਰੇ) ਇਕ ਪਰਮਾਤਮਾ ਦੀ ਆਸ  
ਕਰਦੇ ਸਨ (ਅਤੇ ਸੰਸਾਰਿਕ ਆਸਾਵਾਂ ਪ੍ਰਤਿ) ਨਿਰਾਸ ਅਤੇ ਵਾਸਨਾ-ਹੀਨ ਅਵਸਥਾ ਵਿਚ  
ਰਹਿੰਦੇ ਸਨ। ੨੭੪।

(ਉਹ) ਕਿਤੇ ਕੋਕਸਾਰ ਨੂੰ, (ਕਿਤੇ) ਧਰਮ-ਨੀਤੀ ਨੂੰ ਪੜ੍ਹਦੇ ਸਨ। ਕਿਤੇ ਨਿਆਇ-  
ਸਾਸਤ੍ਰ ਨੂੰ, (ਕਿਤੇ) ਛਤਰੀ-ਕਰਮ (ਯੁਧ-ਕਲਾ) ਨੂੰ ਪੜ੍ਹਦੇ ਸਨ। ਕਿਤੇ ਬ੍ਰਹਮ-ਵਿਦਿਆ  
(ਵੇਦਾਂਤ-ਸਾਸਤ੍ਰ) ਨੂੰ, ਕਿਤੇ ਵਿਓਮ-ਵਿਦਿਆ (ਖੋਲ੍ਹ ਸ਼ਾਸਤ੍ਰ) ਨੂੰ ਪੜ੍ਹਦੇ ਸਨ। ਕਿਤੇ ਪ੍ਰੇਮ  
ਨਾਲ ਚੰਡੀ (ਯੁਧ ਦੀ ਦੇਵੀ) ਦੇ ਸਤੋਤ੍ਰ ਦਾ ਪਾਠ ਹੋ ਰਿਹਾ ਸੀ। ੨੭੫।

ਕਹੂੰ ਪ੍ਰਾਕ੍ਰਿਤੰ ਨਾਗ ਭਾਖਾ ਉਚਾਰਹਿ। ਕਹੂੰ ਸਹਸਕ੍ਰਿਤ ਬ੍ਰਾਹਮ ਬਾਨੀ ਬਿਚਾਰਹਿ।  
ਕਹੂੰ ਸਾਸਤ੍ਰ ਸੰਗੀਤ ਮੈਂ ਗੀਤ ਗਾਵੈ। ਕਹੂੰ ਜਡ ਗੰਧੁਬ ਬਿਦਿਆ ਬਤਾਵੈ। ੫। ੨੯੬।

ਕਹੂੰ ਨਿਆਇ ਮੀਮਾਸਕਾ ਤਰਕ ਸਾਸੜੰ। ਕਹੂੰ ਅਗਨਿ ਬਾਣੀ ਪੜੈ ਬ੍ਰਹਮ ਅਸੜੰ।  
ਕਹੂੰ ਬੇਦ ਪਾਤੰਜਲੈ ਸੈਖ ਕਾਨੀ। ਪੜੈ ਚਕ੍ਰ ਚਵਦਾਹ ਬਿਦਿਆ ਨਿਧਾਨੀ। ੬। ੨੯੭।

ਕਹੂੰ ਭਾਖ ਬਾਚੈ ਕਹੂੰ ਕੋਮਦੀਅੰ। ਕਹੂੰ ਸਿਧਕਾ ਚੰਦ੍ਰਕਾ ਸਾਰਸੁਤੀਯੰ।  
ਕਹੂੰ ਬ੍ਯਾਕਰਣ ਬੈਸਿਕਾਲਪ ਕਥੇ। ਕਹੂੰ ਪ੍ਰਾਕ੍ਰਿਆ ਕਾਸਕਾ ਸਰਬ ਮਥੇ। ੭। ੨੯੮।

ਕਹੂੰ ਬੈਠ ਮਾਨੋਰਮਾ ਗ੍ਰੰਥ ਬਾਚੈ। ਕਹੂੰ ਗਾਇ ਸੰਗੀਤ ਮੈਂ ਗੀਤ ਨਾਚੇ।  
ਕਹੂੰ ਸਸਤ੍ਰ ਕੀ ਸਰਬ ਬਿਦਿਆ ਬਿਚਾਰੈ। ਕਹੂੰ ਅਸਤ੍ਰ ਬਿਦਿਆ ਬਾਚੈ ਸੋਕ ਟਾਰੈ। ੮। ੨੯੯।

ਕਹੂੰ ਗਦਾ ਕੋ ਜੁਧ ਕੈ ਕੈ ਦਿਖਾਵੈ। ਕਹੂੰ ਖੜਗ ਬਿਦਿਆ ਜੁਝੈ ਮਾਨ ਪਾਵੈ।  
ਕਹੂੰ ਬਾਕ ਬਿਦਿਆਹਿ ਛੋਰੰ ਪ੍ਰਬਾਨੰ। ਕਹੂੰ ਜਲਤੁਰੰ ਬਾਕ ਬਿਦਿਆ ਬਖਾਨੰ। ੯। ੨੧੦।

ਕਹੂੰ ਬੈਠ ਕੇ ਗਾਰੜੀ ਗ੍ਰੰਥ ਬਾਚੈ। ਕਹੂੰ ਸਾਭਵੀ ਰਾਸ ਭਾਖਾ ਸੁ ਰਾਚੈ।  
ਕਹੂੰ ਜਾਮਨੀ ਤੋਰਕੀ ਬੀਰ ਬਿਦਿਆ। ਕਹੂੰ ਪਾਰਸੀ ਕੌਚ ਬਿਦਿਆ ਅਭਿਦਿਆ। ੧੦। ੨੧੧।

ਕਹੂੰ ਸਸਤ੍ਰ ਕੀ ਘਾਉ ਬਿਦਿਆ ਬਤੈਗੋ। ਕਹੂੰ ਅਸਤ੍ਰ ਕੋ ਪਾਤਕਾ ਪੈ ਚਲੈਗੋ।  
ਕਹੂੰ ਚਰਮ ਕੀ ਚਾਰ ਬਿਦਿਆ ਬਤਾਵੈ। ਕਹੂੰ ਬ੍ਰਹਮ ਬਿਦਿਆ ਕਰੈ ਦਰਬ ਪਾਵੈ। ੧੧। ੨੧੨।

ਕਹੂੰ ਨਿਤ ਬਿਦਿਆ ਕਹੂੰ ਨਾਦ ਭੇਦੰ। ਕਹੂੰ ਪਰਮ ਪੌਰਾਨ ਕਥੈ ਕਤੇਬੰ।  
ਸਭੈ ਅਛਰ ਬਿਦਿਆ ਸਭੈ ਦੇਸ ਬਾਨੀ। ਸਭੈ ਦੇਸ ਪੂਜਾ ਸਮਸਤੇ ਪ੍ਰਧਾਨੀ। ੧੨। ੨੧੩।

ਕਿਤੇ ਪ੍ਰਾਕ੍ਰਿਤ-ਭਾਸ਼ਾ (ਅਤੇ ਕਿਤੇ) ਨਾਗ-ਭਾਸ਼ਾ ਦਾ ਉਚਾਰ ਹੋ ਰਿਹਾ ਸੀ। ਕਿਤੇ ਸੰਸਕ੍ਰਿਤ ਅਤੇ ਵਿਓਮ-ਵਿਦਿਆ (ਖਗੋਲ ਅਥਵਾ ਜੋਤਿਸ਼ ਸਾਸਤ੍ਰ) ਦਾ ਵਿਚਾਰ ਹੋ ਰਿਹਾ ਸੀ। ਕਿਤੇ ਸੰਗੀਤ ਸਾਸਤ੍ਰ ਅਨੁਸਾਰ ਗੀਤ ਗਏ ਜਾ ਰਹੇ ਸਨ। ਕਿਤੇ ਯਕਸ ਅਤੇ ਗੰਧਰਬ ਵਿਦਿਆ ਦਾ ਭੇਦ ਦਸ ਰਹੇ ਸਨ। ੨੧੩।

ਕਿਤੇ ਨਿਆਇ, ਮੀਸਾਂਸਾ ਅਤੇ ਤਰਕ ਸਾਸਤ੍ਰ ਅਤੇ ਕਿਤੇ ਅਗਨੀ-ਬਾਣ (ਅਤੇ ਕਿਤੇ) ਬ੍ਰਹਮ-ਅਸਤ੍ਰ ਆਦਿ ਪੜ੍ਹੇ ਜਾ ਰਹੇ ਸਨ। ਕਿਤੇ ਪਾਤੰਜਲ ਵੇਦ (ਯੋਗ-ਸਾਸਤ੍ਰ) (ਅਤੇ ਕਿਤੇ ਕਣਾਦ ਮੁਨੀ ਦਾ ਰਚਿਆ) ਵੈਸ਼ੋਸ਼ਿਕ-ਸਾਸਤ੍ਰ ਅਤੇ (ਕਿਤੇ) ਚੌਦਾਂ ਵਿਦਿਆਵਾਂ ਦੇ ਖੜਾਨੇ ਰੂਪ ਚੱਕਰ ਵਿਦਿਆ (ਹਸਤ-ਰੇਖਾ) ਤੂੰ ਪਤਿਆ ਜਾ ਰਿਹਾ ਸੀ। ੨੧੪।

ਕਿਤੇ (ਪਾਤੰਜਲੀ ਮਹਾ) ਭਾਸ ਨੂੰ ਅਤੇ ਕਿਤੇ (ਪਾਣਿਨੀ ਦੀ ਸਿੱਧਾਂਤ) ਕੌਮਦੀ ਨੂੰ ਵਾਚਦੇ ਸਨ। ਕਿਤੇ ਸਿੱਧਾਂਤ, ਚੰਦ੍ਰਕਾ ਅਤੇ ਸਾਰਸੁ (ਨੂੰ ਪੜ੍ਹਦੇ ਸਨ)। ਕਿਤੇ ਵਿਆਕਰਣ ਅਤੇ ਵੈਸ਼ੋਸ਼ਿਕ ('ਬੈਸਿਕਾਲਪ') ਦਾ ਕਥਨ (ਹੋ ਰਿਹਾ ਸੀ)। ਕਿਤੇ ਪ੍ਰਕਰਣ (ਪ੍ਰਾਕ੍ਰਿਆ), ਕਾਸਿਕਾ (ਵਿਆਕਰਣ ਗ੍ਰੰਥ) ਆਦਿ ਸਭ ਦਾ ਮੰਥਨ ਹੋ ਰਿਹਾ ਸੀ। ੨੧੫।

ਕਿਤੇ (ਕੋਈ) ਬੈਠ ਕੇ 'ਮਨੋਰਮਾ' ਗ੍ਰੰਥ ਦਾ ਪਾਠ ਕਰ ਰਿਹਾ ਸੀ। ਕਿਤੇ ਕੋਈ ਰਾਗ ਵਿਚ ਗੀਤ ਗਾ ਕੇ ਨਚ ਰਿਹਾ ਸੀ। ਕਿਤੇ (ਕੋਈ) ਸਾਰੇ ਸਾਸਤ੍ਰ ਦੀ ਵਿਦਿਆ ਨੂੰ ਵਿਚਾਰਾਦਾ ਸੀ। ਕਿਤੇ (ਕੋਈ) ਅਸਤ੍ਰ-ਵਿਦਿਆ ਨੂੰ ਪੜ੍ਹ ਕੇ ਭੈ ਨੂੰ ਦੂਰ ਕਰ ਰਿਹਾ ਸੀ। ੨੧੬।

ਕਿਤੇ (ਕੋਈ) ਗਦਾ ਯੁੱਧ ਕਰ ਕਰ ਕੇ ਵਿਖਾਉਂਦੇ ਸਨ। ਕਿਤੇ (ਕੋਈ) ਖੜਗ ਦੀ ਵਿਦਿਆ ਵਿਚ ਜੁਝਣ ਦਾ ਮਾਣ ਪ੍ਰਾਪਤ ਕਰ ਰਹੇ ਸਨ। ਕਿਤੇ (ਕੋਈ) ਵਾਕ-ਵਿਦਿਆ (ਅਲੰਕਾਰ-ਸਾਸਤ੍ਰ) ਬਾਰੇ ਪ੍ਰਮਾਣ ਦੇ ਰਹੇ ਸਨ ਅਤੇ ਕਿਤੇ ਜਲ ਵਿਚ ਤਰਨ ਦੀ ਕਲਾ ਅਤੇ ਵਾਕ-ਵਿਦਿਆ ਦਾ ਵਿਖਿਆਨ ਹੋ ਰਿਹਾ ਸੀ। ੨੧੭।

ਕਿਤੇ (ਕੋਈ) ਬੈਠ ਕੇ ਗਾਰੜੀ ਵਿਦਿਆ ਦਾ ਗ੍ਰੰਥ ਪੜ੍ਹ ਰਿਹਾ ਸੀ। ਕਿਤੇ (ਕੋਈ) (ਸ਼ਿਵ ਦੀ ਰਚੀ) ਸਾਵਰ ਮੰਤਰ ਵਿਦਿਆ, (ਅਤੇ ਕਿਤੇ ਕੋਈ) ਨਟਾਂ ਦੀ ਭਾਸ਼ਾ ਵਿਚ ਰੁਝਿਆ ਹੋਇਆ ਸੀ। ਕਿਤੇ (ਕੋਈ) ਯੂਨਾਨੀ, ਤੋਰਕੀ ਅਤੇ ਵੀਰ-ਵਿਦਿਆ (ਕਾਲੀ-ਵਿਦਿਆ) (ਪੜ੍ਹ ਰਿਹਾ ਸੀ)। ਕਿਤੇ (ਕੋਈ) ਫਾਰਸੀ (ਪੜ੍ਹਦਾ ਸੀ ਅਤੇ ਕਿਤੇ ਕੋਈ) ਕਵਚ (ਵਿਦਿਆ ਰਾਣੀ) ਨ ਵਿੰਨ੍ਹੇ ਜਾ ਸਕਣ (ਦਾ ਢੰਗ ਸਿਖ ਰਿਹਾ ਸੀ)। ੨੧੯।

ਕਿਤੇ (ਕੋਈ) ਸਾਸਤ੍ਰਾਂ ਦੇ ਘਾਉ (ਭਰਨ) ਦੀ ਵਿਦਿਆ ਦਸ ਰਿਹਾ ਸੀ। ਕਿਤੇ (ਕੋਈ) ਅਸਤ੍ਰ ਨੂੰ ਡਿਗਾਉਣ (ਪਾਤਕਾ) (ਦੀ ਵਾਰਤਾ) ਚਲਾ ਰਿਹਾ ਸੀ। ਕਿਤੇ (ਕੋਈ) ਢਾਲ ਦੀ ਸੁੰਦਰ ਵਿਦਿਆ ਦਸ ਰਿਹਾ ਸੀ। ਕਿਤੇ (ਕੋਈ) ਬ੍ਰਹਮ-ਵਿਦਿਆ ਦਾ (ਵਿਖਿਆਨ) ਕਰ ਕੇ ਧਨ ਪ੍ਰਾਪਤ ਕਰ ਰਿਹਾ ਸੀ। ੨੨੧।

ਕਿਤੇ ਨਾਚ-ਵਿਦਿਆ ਅਤੇ ਕਿਤੇ ਨਾਦ ਦੇ ਭੇਦ (ਦਸੇ ਜਾ ਰਹੇ ਸਨ)। ਕਿਤੇ ਪਵਿਤਰ ਪੁਰਾਣਾਂ ਦੀ (ਅਤੇ ਕਿਤੇ) ਕਤੇਬਾਂ ਦੀ ਕਥਾ ਹੋ ਰਹੀ ਸੀ। (ਕਿਤੇ) ਸਾਰੀ ਅੱਖਰ-ਵਿਦਿਆ ਅਤੇ ਕਿਤੇ (ਵਖ-ਵਖ) ਦੇਸਾਂ ਦੀ ਭਾਸ਼ਾ (ਸਿਖਾਈ ਜਾ ਰਹੀ ਸੀ)। ਸਾਰਿਆਂ ਦੇਸਾਂ ਦੀਆਂ ਪੂਜਾ (ਵਿਧੀਆਂ ਨੂੰ) ਸਭ (ਪ੍ਰਕਾਰ ਦੀਆਂ ਵਿਦਿਆਵਾਂ ਤੋਂ) ਪ੍ਰਧਾਨਤਾ ਦਿੱਤੀ ਜਾ ਰਹੀ ਸੀ। ੨੨੩।

ਕਹੰ ਸਿੰਘਨੀ ਦੂਧ ਬਛੇ ਚੁੰਘਾਵੈ। ਕਹੂੰ ਸਿੰਘ ਲੈ ਸੰਗ ਗਊਆ ਚਰਾਵੈ।  
ਫਿਰੈ ਸਰਪ ਨਿਕੁਧ ਤੱਨਿ ਸਥਲਾਨੀ। ਕਹੂੰ ਸਾਸਤ੍ਰੀ ਸਤ੍ਰ ਕਥੈ ਕਥਾਨੀ। ੧੩। ੨੯੪।

ਤਥਾ ਸਤ੍ਰ ਮਿਤ੍ਰੁ ਤਥਾ ਮਿਤ੍ਰ ਸਤ੍ਰੁ। ਜਥਾ ਏਕ ਛੜੀ ਤਥਾ ਪਰਮ ਛੜ੍ਹੁ।  
ਤਹਾ ਗਯੋ ਅਜੈ ਸਿੰਘ ਸੁਰਾ ਸੁਕੁਧੰ। ਹਨਿਯੋ ਆਸਮੇਧੁ ਕਰਿਓ ਪਰਮ ਜੁਧੁ। ੧੪। ੨੯੫।

ਰਜੀਆ ਪੁਤ੍ਰ ਦਿਖਿਯੋ ਭਰੇ ਦੋਇ ਕੁਠੁ। ਗਹੀ ਸਰਣ ਬਿਪੁੰ ਬੁਲਿਯੋ ਏਵ ਬਾਤੁ।  
ਗੁਵਾਂ ਹੇਮ ਸਰਬੰ ਮਿਲੇ ਪ੍ਰਾਨ ਦਾਨੀ। ਸਰਨੀ ਸਰਨੀ ਸਰਨੀ ਗੁਰਾਨੀ। ੧੫। ੨੯੬।

### ਚੌਪਈ

ਤਬ ਭੁਪਤ ਤਹ ਦੂਤ ਪਠਾਏ। ਤ੍ਰਿਪਤ ਸਕਲ ਦਿਜ ਕੀਏ ਰਿਝਾਏ।  
ਅਸਮੇਧੁ ਅਰੁ ਅਸੁਮੇਦ ਹਾਰਾ। ਭਾਜ ਪਰੇ ਘਰ ਤਾਕ ਤਿਹਾਰਾ। ੧। ੨੯੭।

ਕੈ ਦਿਜ ਬਾਧ ਦੇਹੁ ਦੁਐੰ ਮੇਹੂ। ਨਾਤਰ ਧਰੋ ਦੁਜਨਵਾ ਤੋਹੂ।  
ਕਰਿਓ ਨ ਪੂਜਾ ਦੇਉ ਨ ਦਾਨਾ। ਤੋਕੋ ਦੁਖ ਦੇਵੇ ਦਿਜ ਨਾਨਾ। ੨। ੨੯੮।

ਕਹਾ ਮ੍ਰਿਤਕ ਦੂਇ ਕੰਠ ਲਗਾਏ। ਦੇਹੁ ਹਮੈ ਤੁਮ ਕਹਾ ਲਜਾਏ।  
ਜਉ ਦੁਐੰ ਏ ਤੁਮ ਦੇਹੁ ਨ ਮੇਹੂ। ਤਉ ਹਮ ਸਿਖ ਨ ਹੋਇ ਹੈ ਤੋਹੂ। ੩। ੨੯੯।

ਤਬ ਦਿਜ ਪ੍ਰਾਤ ਕੀਓ ਇਸਨਾਨਾ। ਦੇਵ ਪਿਤ੍ਰ ਤੋਖੇ ਬਿਧ ਨਾਨਾ।  
ਚੰਦਨ ਕੁੰਕਮ ਖੋਰ ਲਗਾਏ। ਚਲ ਕਰ ਰਾਜਾ<sup>੩</sup> ਸਭਾ ਸੈ ਆਏ। ੪। ੨੯੦।

### ਦਿਜੋ ਬਾਚ

ਹਮਰੀ ਵੈ ਨ ਪਰੈ ਦੁਐੰ ਡੀਠਾ। ਹਮਰੀ ਆਇ ਪਰੈ ਨਹੀ ਪੀਠਾ।  
ਝੂਠ ਕਹਿਯੋ ਜਿਨ ਤੋਹਿ ਸੁਨਈ। ਮਹਾਰਾਜ ਰਾਜਨ ਕੇ ਰਾਈ। ੧। ੨੯੧।

ਮਹਾਰਾਜ ਰਾਜਨ ਕੇ ਰਾਜਾ। ਨਾਇਕ ਅਖਲ ਧਰਣ ਸਿਰ ਤਾਜਾ।  
ਹਮ ਬੈਠੇ ਤੁਮ ਦੇਹੁ ਅਸੀਸਾ। ਤੁਮ ਰਾਜਾ ਰਾਜਨ ਕੇ ਈਸਾ। ੨। ੨੯੨।

੧. 'ਗੁਣ' ੨. 'ਚੌਥੇ' ੩. 'ਰਾਜਾ'

ਕਿਤੇ ਸ਼ੇਰਨੀ (ਗਾਂ ਦੇ) ਵੱਛੇ ਨੂੰ ਦੁੱਧ ਚੁੰਘਾ ਰਹੀ ਸੀ। ਕਿਤੇ ਸ਼ੇਰ ਗਊਆਂ ਨੂੰ  
ਨਾਲ ਲੈ ਕੇ ਚਰਾ ਰਿਹਾ ਸੀ। ਉਸ ਸਥਾਨ ਤੇ ਸੱਪ ਵੀ ਕ੍ਰੋਧ ਤੋਂ ਬਿਨਾ ਫਿਰ ਰਹੇ ਸਨ।  
ਕਿਤੇ ਸਸਤ੍ਰਧਾਰੀ (ਵੈਰੀ ਦੇ ਯਸ਼ ਦੀ) ਕਥਾ ਦਸ ਰਿਹਾ ਸੀ। ੨੯੪।

ਜਿਹਾ ਵੈਰੀ ਹੈ, ਤਿਹਾ ਮਿਤਰ ਹੈ; ਜਿਹਾ ਮਿਤਰ ਹੈ, ਤੇਹਾ ਵੈਰੀ ਹੈ। ਜਿਹਾ ਇਕ  
ਸਾਧਾਰਣ ਛਤਰੀ ਹੈ, ਤਿਹਾ ਪਰਮ ਪ੍ਰਤਾਪ ਵਾਲਾ ਛਤਰੀ ਹੈ। (ਵੈਰ ਅਤੇ ਭੇਦ ਭਾਵ  
ਤੋਂ ਮੁਕਤ) ਉਸ ਸਥਾਨ ਉਤੇ ਕ੍ਰੋਧਵਾਨ ਸੁਰਮਾ ਅਜੈ ਸਿੰਘ ਵੀ ਪਹੁੰਚ ਗਿਆ ਜਿਸ ਨੇ  
ਵੱਡਾ ਯੁੱਧ ਕਰ ਕੇ ਅਸੁਮੇਧੁ ਨੂੰ ਮਾਰਨਾ ਚਾਹਿਆ ਸੀ। ੨੯੫।

ਰਜੀਆ (ਦਾਸੀ) ਦੇ ਪੁੱਤਰ (ਅਜੈ ਸਿੰਘ) ਨੂੰ ਵੇਖ ਕੇ ਚੋਵੈਂ (ਰਾਜਕੁਮਾਰ) ਭਰਾ  
ਡਰ ਗਏ। (ਉਨ੍ਹਾਂ ਨੇ ਸਨੌਰੀਏ) ਬ੍ਰਾਹਮਣ ਦੀ ਸ਼ਰਨ ਲੈ ਕੇ ਇਸ ਤਰ੍ਹਾਂ ਗੱਲ ਕਰਨ ਲਗੇ  
ਕਿ ਜੇ (ਸਾਨੂੰ) ਪ੍ਰਾਣ-ਦਾਨ ਮਿਲ ਜਾਏ ਤਾਂ ਗਊ ਅਤੇ ਸੋਨਾ ਆਦਿ ਸਾਰਿਆਂ (ਦਾਨਾਂ ਦਾ  
ਪੁੰਨ ਪ੍ਰਾਪਤ ਹੋਵੇਗਾ)। ਹੇ ਗੁਰਦੇਵ ! (ਅਸੀਂ ਤੇਰੀ) ਸ਼ਰਨ ਹਾਂ, ਸ਼ਰਨ ਹਾਂ, ਸ਼ਰਨ  
ਹਾਂ। ੨੯੬।

### ਚੌਪਈ

ਤਦੋਂ ਰਾਜੇ (ਅਜੈ ਸਿੰਘ) ਨੇ ਉਥੇ ਦੂਤ ਭੇਜ ਦਿੱਤੇ। (ਸਨੌਰੀਏ) ਬ੍ਰਾਹਮਣ ਨੇ  
ਸਾਰਿਆਂ ਨੂੰ ਚੰਗੀ ਤਰ੍ਹਾਂ ਰਾਜਾ ਕੇ ਤ੍ਰਿਪਤ ਕੀਤਾ। (ਇਸ ਪਿਛੋਂ ਉਨ੍ਹਾਂ ਦੂਤਾਂ ਨੇ ਬੇਨਤੀ  
ਕੀਤੀ ਕਿ) ਅਸੁਮੇਧੁ ਅਤੇ ਅਸੁਮੇਦ ਹਾਰ ਖਾ ਕੇ ਭਜੇ ਹੋਏ ਤੁਹਾਡੇ ਘਰ ਆਏ ਹਨ। ੨੯੭।

ਜਾਂ ਤਾਂ ਪੰਡਿਤ ਜੀ ! ਦੋਵੇਂ ਬੰਨ੍ਹ ਕੇ ਸਾਨੂੰ ਦੇ ਦਿਓ, ਨਹੀਂ ਤਾਂ ਤੁਹਾਨੂੰ ਵੀ ਉਨ੍ਹਾਂ  
ਦੋਹਾਂ ਨਾਲ ਮਿਲਾ ਦੇਵਾਂਗੇ (ਮਾਰ ਦੇਵਾਂਗੇ)। (ਫਿਰ) ਨ ਆਪ ਨੂੰ ਦਾਨ ਦਿੱਤਾ ਜਾਵੇਗਾ  
ਅਤੇ ਨ ਹੀ ਪੂਜਾ ਕੀਤੀ ਜਾਵੇਗੀ। (ਸਗੋਂ) ਤੁਹਾਨੂੰ ਕਈ ਪ੍ਰਕਾਰ ਦੇ ਦੁਖ ਦਿੱਤੇ  
ਜਾਣਗੇ। ੨੯੮।

ਕੀ ਦੋਵੇਂ ਮੁਰਦੇ (ਤੁਸੀਂ) ਗੱਲ ਨਾਲ ਲਾ ਲਏ ਹਨ। ਸਾਨੂੰ ਦੇ ਦੇਣ ਵਿਚ ਤੁਹਾਨੂੰ  
ਕੀ ਸੰਕੋਚ ਹੈ। ਜੇ ਇਹ ਦੋਵੇਂ ਸਾਨੂੰ ਨਹੀਂ ਦੇਓਗੇ ਤਾਂ ਅਸੀਂ ਤੁਹਾਡੇ ਸਿੱਖ (ਸੇਵਕ) ਨਹੀਂ  
ਹੋ ਵਾਂਗੇ। ੨੯੯।

(ਪੰਡਿਤ ਸਵੇਰੇ ਜਵਾਬ ਦੇਣ ਲਈ ਆਗਿਆ ਲੈ ਕੇ ਘਰ ਚਲਾ ਗਿਆ) ਤਦ  
ਸਵੇਰੇ ਬ੍ਰਾਹਮਣ ਨੇ ਇਸ਼ਨਾਨ ਕੀਤਾ। ਦੇਵਤਿਆਂ ਅਤੇ ਪਿਤਰਾਂ ਨੂੰ ਕਈ ਤਰ੍ਹਾਂ ਨਾਲ ਪ੍ਰਸੰਨ  
ਕੀਤਾ। (ਫਿਰ ਮੱਥੇ ਤੇ) ਚੰਦਨ ਅਤੇ ਕੇਸਰ ਦੇ ਟਿਕੇ ਲਗਾਏ ਅਤੇ ਚਲ ਕੇ ਰਾਜ-ਸਭਾ  
ਵਿਚ ਆ ਗਿਆ। ੨੯੦।

### ਬ੍ਰਾਹਮਣ ਨੇ ਕਿਹਾ --

ਉਹ ਦੋਵੇਂ ਮੇਰੀ ਨਜ਼ਰ ਵਿਚ ਨਹੀਂ ਪਏ, ਨ ਹੀ ਮੇਰੀ ਸ਼ਰਨ ਵਿਚ ਆ ਕੇ ਪਏ  
ਹਨ। ਜਿਸ ਨੇ ਤੁਹਾਨੂੰ (ਇਹ ਗੱਲ) ਦਾਸੀ ਹੈ, ਉਸ ਨੇ ਝੂਠ ਕਿਹਾ ਹੈ। ਹੇ ਮਹਾਰਾਜ !  
ਤੁਸੀਂ ਰਾਜਿਆਂ ਦੇ ਰਾਜੇ ਹੋ। ੨੯੧।

ਹੇ ਮਹਾਰਾਜ ! ਰਾਜਿਆਂ ਦੇ ਰਾਜੇ ! (ਤੁਸੀਂ) ਸਿਰ ਉਤੇ ਤਾਜ ਰਖਣ ਵਾਲੇ  
ਸਾਰਿਆਂ ਦੇ ਸੁਆਮੀ ਹੋ। ਅਸੀਂ (ਇਥੇ) ਬੈਠੇ ਤੁਹਾਨੂੰ ਅਸੀਸਾਂ ਦੇ ਰਹੇ ਹਾਂ ਕਿ ਤੁਸੀਂ  
ਰਾਜਿਆਂ ਦੇ ਸੁਆਮੀ ਰਾਜੇ (ਬਣੇ ਰਹੋ)। ੨੯੨।

## ਰਾਜਾ ਬਾਚ

ਭਲਾ ਚਹੋ ਆਪਨ ਜੋ ਸਬਹੀ। ਵੈ ਦੁਇ ਬਾਧ ਦੇਹੁ ਮੁਹਿ ਅਬਹੀ।  
ਸਬਹੀ ਕਰੋ ਅਗਨ ਕਾ ਭੂਜਾ। ਤੁਮਰੀ ਕਰਉ ਪਿਤਾ ਜਿਉ ਪੂਜਾ। ੩। ੨੯੩।

ਜੋ ਨ ਪਰੈ ਵੈ ਭਾਜ ਤਿਹਾਰੇ। ਕਹੋ ਲਗੋ ਤੁਮ ਆਜ ਹਮਾਰੇ।  
ਹਮ ਤੁਮ ਕੋ ਬਿੰਜਨਾਦ ਬਨਾਵੈ। ਹਮ ਤੁਮ ਵੈ ਤੀਨੇ ਮਿਲ ਖਾਵੈ। ੪। ੨੯੪।

ਦਿਜ ਸੁਨ ਬਾਤ ਚਲੇ ਸਭ ਧਾਮਾ। ਪੂੰਛੇ ਭ੍ਰਾਤ ਸੁਪੂਤ ਪਿਤਾਮਾ।  
ਬਾਧ ਦੇਹੁ ਤਉ ਛੂਟੇ ਧਰਮਾ। ਭੋਜ ਭੁਜੇ ਤਉ ਛੂਟੇ ਕਰਮਾ। ਪਾ। ੨੯੫।

ਯਹਿ ਰਜੀਆ ਕਾ ਪੁਤ ਮਹਾਬਲਾ। ਜਿਨ ਜੀਤੇ ਛੜੀ ਗਨ ਦਲਮਲਾ।  
ਛੜਾਪਨ ਆਪਨ ਬਲ ਲੀਨਾ। ਇਨ ਕੋ ਕਾਢਿ ਧਰਨ ਤੇ ਦੀਨਾ। ੬। ੨੯੬।

## ਤੱਟਕ ਛੰਦ

ਇਮ ਬਾਤ ਜਬੈ ਨਿਪ ਤੇ ਸੁਨਿਯੰ। ਗ੍ਰਹ ਬੈਠ ਸਬੈ ਦਿਜ ਮੰਤ੍ਰ ਕੀਯੰ।  
ਅਜ ਸੈਨ ਅਜੈ ਭਟ ਦਾਸ ਸੁਤੰ। ਅਤ ਦੁਹਕਰ ਕੁਤਸਿਤ ਕੂਰ ਮੰਤੀ। ੨੯੭।

ਮਿਲ ਖਾਇ ਤਉ ਖੋਵੈ ਜਨਮ ਜਗੀ। ਨਹਿ ਖਾਤ ਤੁ ਜਾਤ ਹੈ ਕਾਲ ਮਗੀ।  
ਮਿਲ ਮਿਤ੍ਰ ਸੁ ਕੀਜੈ ਕਉਨ ਮਤੰ। ਜਿਹ ਭਾਤ ਰਹੇ ਜਗ ਆਜ ਪਤੰ। ੮। ੨੯੮।

ਸੁਨ ਰਾਜਨ ਰਾਜ ਮਹਾਨ ਮਤੰ। ਅਨਭੀਤ ਅਜੀਤ ਸਮਸਤ ਛਿਤੰ।  
ਅਨਗਾਹ ਅਥਾਹ ਅਨੰਤ ਦਲੰ। ਅਨਭੰਗ ਅਗੰਜ ਮਹਾ ਪ੍ਰਬਲੰ। ੯। ੨੯੯।

ਇਹ ਠਉਰ ਨ ਛੜੀ ਏਕ ਨਰੰ। ਸੁਨ ਸਾਚੁ ਮਹਾ ਨਿਪਰਾਜ ਬਰੰ।  
ਕਹਿਕੈ ਦਿਜ ਸਉ ਉਠਿ ਜਾਤ ਭਣੇ। ਵੇਹ ਆਨਿ ਜਸੂਸ ਬਤਾਇ ਦਏ। ੧੦। ੩੦੦।

ਤਹਾ ਸਿੰਘ ਅਜੈ ਮਨਿ ਰੋਸ ਬਢੀ। ਕਰਿ ਕੋਪ ਚਮੁੰ ਚਤੁਰੰਗ ਚਢੀ।  
ਤਹ ਜਾਇ ਪਰੀ ਜਹ ਖਤ੍ਰ ਬਰੰ। ਬਹੁ ਕੂਦਿ ਪਰੇ ਦਿਜ ਸਾਮ ਘਰੰ। ੧੧। ੩੦੧।

## ਰਾਜੇ ਨੇ ਕਿਹਾ --

(ਜੇ ਤੁਸੀਂ) ਸਾਰੇ ਆਪਣਾ ਭਲਾ ਚਾਹੁੰਦੇ ਹੋ ਤਾਂ ਉਨ੍ਹਾਂ ਦੋਹਾਂ ਨੂੰ ਬੰਨ੍ਹ ਕੇ ਮੈਨੂੰ ਦੇ ਦਿਓ। (ਮੈਂ ਉਨ੍ਹਾਂ) ਸਾਰਿਆਂ ਨੂੰ ਅਗਨੀ ਦਾ ਭੋਜਨ ਬਣਵਾਂਗਾ ਅਤੇ ਤੁਹਾਡੀ ਪਿਤਾ ਸਮਾਨ ਪੂਜਾ ਕਰਾਂਗਾ। ੨੯੩।

ਜੇ (ਉਹ) ਭਜ ਕੇ ਤੁਹਾਡੇ ਘਰ ਨਹੀਂ ਲੁਕੇ, ਤਦ ਤੁਸੀਂ ਅਜ ਮੇਰਾ ਕਿਹਾ ਮੰਨੋ। ਅਸੀਂ ਤੁਹਾਡੇ ਲਈ ਭੋਜਨ (ਬਿੰਜਨ) ਆਦਿ ਬਣਵਾਉਂਦੇ ਹਾਂ। ਅਸੀਂ, ਤੁਸੀਂ ਤੇ ਉਹ ਤਿੰਨੇ ਮਿਲ ਕੇ ਖਾਵਾਂਗੇ। ੨੯੪।

ਸਾਰੇ ਬ੍ਰਾਹਮਣ ਇਹ ਗੱਲ ਸੁਣ ਕੇ ਘਰਾਂ ਨੂੰ ਚਲੇ ਗਏ (ਇਹ ਕਿਹਾ ਕੇ ਅਸੀਂ ਸਲਾਹ ਕਰ ਕੇ ਉਤਰ ਦਿਆਂਗੇ)। (ਉਨ੍ਹਾਂ ਨੇ) ਭਰਾਵਾਂ, ਪੁੱਤਰਾਂ ਅਤੇ ਪਿਉ-ਦਾਦਿਆਂ ਨੂੰ (ਇਕੱਠਾ ਕਰਕੇ) ਪੁਛਿਆ ਕਿ (ਜੇ ਅਸੀਂ ਉਨ੍ਹਾਂ ਨੂੰ) ਬੰਨ੍ਹ ਕੇ ਦੇ ਦੇਈਏ ਤਾਂ ਧਰਮ ਨਸ਼ਟ ਹੁੰਦਾ ਹੈ ਅਤੇ ਜੇ ਭੋਜਨ ਕਰ ਲਈਏ ਤਾਂ ਕਰਮਾਂ ਦਾ ਨਾਸ ਹੋ ਜਾਏਗਾ। ੨੯੫।

ਇਹ ਰਜੀਆ (ਦਾਸੀ) ਦਾ ਪੁੱਤਰ ਬਹੁਤ ਬਲਵਾਨ ਹੈ ਜਿਸ ਨੇ ਛਤਰੀਆਂ ਦੇ ਸਮੂਹਾਂ ਨੂੰ ਜਿਤ ਕੇ ਮਸਲ ਦਿੱਤਾ ਹੈ। ਆਪਣੇ ਬਲ ਨਾਲ ਇਸ ਨੇ ਰਾਜ-ਸੱਤਾ (ਛੜਾਪਨ) ਪ੍ਰਾਪਤ ਕੀਤੀ ਹੈ ਅਤੇ ਇਨ੍ਹਾਂ ਨੂੰ (ਰਾਜ ਦੀ) ਧਰਤੀ (ਦੀ ਸੀਮਾ) ਤੋਂ ਕਢ ਦਿੱਤਾ ਹੈ। ੨੯੬।

## ਤੱਟਕ ਛੰਦ

ਜਦੋਂ ਇਹ ਗੱਲ (ਬ੍ਰਾਹਮਣਾਂ ਨੇ) ਰਾਜੇ ਤੋਂ ਸੁਣੀ, (ਤਦ) ਘਰ ਬੈਠ ਕੇ ਸਾਰੇ ਬ੍ਰਾਹਮਣਾਂ ਨੇ ਸਲਾਹ ਕੀਤੀ ਕਿ ਦਾਸੀ ਦਾ ਪੁੱਤਰ ਅਜੈ ਸਿੰਘ ਅਜਿਤ ਸ਼ੂਰਵੀਰ ਹੈ ਅਤੇ ਬਹੁਤ ਕਠੋਰ, ਤੈਂਤੇ ਵਿਵਹਾਰ ਵਾਲਾ ਅਤੇ ਮਾੜੀ ਬੁੱਧੀ ਵਾਲ ਹੈ। ੨੯੭।

(ਜੇ ਉਸ ਨਾਲ) ਮਿਲ ਕੇ (ਭੋਜਨ) ਖਾਈਏ ਤਾਂ ਜਗਤ ਵਿਚ ਜਨਮ ਭ੍ਰਾਸਟ ਹੁੰਦਾ ਹੈ। (ਜੇ) ਨ ਖਾਈਏ ਤਾਂ ਕਾਲ ਦੇ ਰਾਹ ਉਤੇ ਜਾਣਾ ਪੈਂਦਾ ਹੈ। (ਇਸ ਲਈ) ਹੇ ਮਿਤਰੋ! ਮਿਲ ਕੇ ਕੋਈ ਸਲਾਹ ਕਰੋ ਜਿਸ ਨਾਲ ਅਜ ਜਗਤ ਵਿਚ ਇਜ਼ਤ ਰਹਿ ਜਾਏ। ੨੯੮।

(ਸਲਾਹ ਕਰਨ ਉਪਰੰਤ ਬ੍ਰਾਹਮਣਾਂ ਨੇ ਰਾਜੇ ਨੂੰ ਕਿਹਾ-) ਹੇ ਰਾਜਿਆਂ ਦੇ ਰਾਜੇ, ਮਹਾਨ ਮਤ ਵਾਲੇ! ਸੁਣੋ, ਸਾਰੀ ਧਰਤੀ (ਛਿਤੰ) (ਉਤੇ ਇਕ ਤੁਸੀਂ ਹੀ) ਡਰ ਤੋਂ ਬਿਨਾ ਅਤੇ ਅਜਿਤ ਹੋ। ਨ ਗਾਰੇ ਜਾ ਸਕਣ ਵਾਲੇ, ਬਾਹ ਤੋਂ ਬਿਨਾ, ਅਨੰਤ ਦਲ ਵਾਲੇ, ਨ ਟੁੱਟਣ ਵਾਲੇ, ਨ ਖਤਮ ਹੋਣ ਵਾਲੇ, ਮਹਾਨ ਅਤੇ ਪ੍ਰਬਲ ਹੋ। ੨੯੯।

ਇਸ ਸਥਾਨ ਤੇ ਇਕ ਵੀ ਛਤਰੀ ਮਨੁੱਖ ਨਹੀਂ ਹੈ। ਹੇ ਮਹਾ ਬਲਵਾਨ ਰਾਜਨ! ਸੁਣੋ, ਇਹ ਸੱਚੀ ਗੱਲ ਹੈ। ਇਹ ਕਹਿ ਕੇ ਬ੍ਰਾਹਮਣ ਉਠ ਕੇ ਚਲੇ ਗਏ। ਉਧਰ ਜਸੂਸ ਨੇ ਆ ਕੇ ਦਸ ਦਿੱਤਾ (ਕਿ ਅਸੁਮੇਧ ਤੇ ਅਸੁਮੇਦ ਅੰਦਰ ਹੀ ਹਨ)। ੩੦੦।

ਤਦੋਂ ਅਜੈ ਸਿੰਘ ਦੇ ਮਨ ਵਿਚ ਗੁੱਸਾ ਵਧ ਗਿਆ। ਕ੍ਰੋਪਵਾਨ ਹੋ ਕੇ ਚੌਹਾਂ ਤਰ੍ਹਾਂ ਦੀ ਫੌਜ ਚੜ੍ਹ ਦਿੱਤੀ। (ਉਹ) ਉਥੇ ਜਾ ਪਈ ਜਿਥੇ ਸ੍ਰੋਸ਼ਨ ਛਤਰੀ (ਰਾਜ ਕੁਮਾਰ) (ਲੁਕੇ ਹੋਏ ਸਨ)। ਉਹ (ਚੌਵੇਂ ਰਾਜਾ ਕੁਮਾਰ ਕੋਠੇ ਤੋਂ) ਟੱਪ ਕੇ ਬ੍ਰਾਹਮਣ ਦੇ ਘਰ ਸਰਨੀ ਜਾ ਪਏ। ੩੦੧।

ਦਿਜ ਮੰਡਲ ਬੈਠਿ ਬਿਚਾਰੁ ਕੀਯੋ। ਸਬ ਹੀ ਦਿਜ ਮੰਡਲ ਗੋਦ ਲੀਯੋ।  
ਕਹੁ ਕਉਨ ਸੁ ਬੈਠਿ ਬਿਚਾਰ ਕਰੈ। ਨਿਪ ਸਾਥ ਰਹੈ ਨਹੀਂ ਏਉ ਮਰੈ। ੧੨। ੩੦੨।

ਇਹ ਭਾਤਿ ਕਹੀ ਤਿਹ ਤਾਹਿ ਸਭੈ। ਤੁਮ ਤੋਰ ਜਨੇਵਨ ਦੇਹੁ ਅਬੈ।  
ਜੋਉ ਆਨਿ ਕਹਿਯੋ ਸੋਈ ਲੇਤ ਭਏ। ਤੇਉ ਬੈਸ ਹੁਇ ਬਾਣਜ ਕਰਤ ਭਏ। ੧੩। ੩੦੩।

ਜਿਹ ਤੋਰ ਜਨੇਉ ਨ ਕੀਨ ਹਠੰ। ਤਿਨ ਸਿਉ ਉਨ ਭੋਜੁ ਕੀਓ ਇਕਠੰ।  
ਫਿਰ ਜਾਇ ਜਸੂਸਹਿ ਐਸ ਕਹਿਓ। ਇਨ ਮੈਂ ਉਨ ਮੈਂ ਇਕ ਭੇਦੁ ਰਹਿਓ। ੧੪। ੩੦੪।

ਪੁਨਿ ਬੋਲਿ ਉਠਿਯੋ ਨਿਪ ਸਰਬ ਦਿਜੰ। ਨਹਿ ਛੜ੍ਹੁ ਦੇਹੁ ਸੁਤਹਿ ਤੁਆਂ।  
ਮਰਿਗੇ ਸੁਨਿ ਬਾਤ ਮਨੋ ਸਬ ਹੀ। ਉਠਿ ਕੈ ਗ੍ਰਹਿ ਜਾਤ ਭਏ ਤਬ ਹੀ। ੧੫। ੩੦੫।

ਸਭ ਬੈਠਿ ਬਿਚਾਰਨ ਮੰਤ੍ਰ ਲਗੋ। ਸਭ ਸੋਕ ਕੇ ਸਾਗਰ ਬੀਚ ਢੁਬੋ।  
ਵਹਿ ਬਾਧ ਬਹਿਠ ਅਤਿ ਤੇਉ ਹਠੰ। ਹਮ ਏ ਦੋਊ ਭ੍ਰਾਤ ਚਲੈ ਇਕਠੰ। ੧੬। ੩੦੬।

ਹਠ ਕੀਨ ਦਿਜੈ ਤਿਨ ਲੀਨ ਸੁਤਾ। ਅਤਿ ਰੂਪ ਮਹਾ ਛਥਿ ਪਰਮ ਪ੍ਰਭਾ।  
ਤ੍ਰਿਯੋ ਪੇਟ ਸਨੌਚ ਤੇ ਪੁਤ ਭਏ। ਵਹਿ ਜਾਤਿ ਸਨੌਚ ਕਹਾਤ ਭਏ। ੧੭। ੩੦੭।

ਸੁਤ ਅਉਰਨ ਕੇ ਉਹ ਠਾਂ ਜੁ ਅਹੈ। ਉਤ ਛੜ੍ਹੀਆ ਜਾਤਿ ਅਨੇਕ ਭਏ।  
ਨਿਪ ਕੇ ਸੰਗਿ ਜੋ ਮਿਲਿ ਜਾਤੁ ਭਏ। ਨਰ ਸੋ ਰਜਪੂਤ ਕਹਾਤ ਭਏ। ੧੮। ੩੦੮।

ਤਿਨ ਜੀਤ ਬਿਜੈ ਕਹੁ ਰਾਉ ਚੜ੍ਹੋ। ਅਤਿ ਤੇਜੁ ਪ੍ਰਚੰਡ ਪ੍ਰਤਾਪੁ ਬਛ੍ਹੋ।  
ਜੋਉ ਆਨਿ ਮਿਲੇ ਅਰੁ ਸਾਕ ਦਏ। ਨਰ ਤੇ ਰਜਪੂਤ ਕਹਾਤ ਭਏ। ੧੯। ੩੦੯।

ਜਿਨ ਸਾਕ ਦਏ ਨਹਿ ਰਾਚਿ ਬਢੀ। ਤਿਨ ਕੀ ਇਨ ਲੈ ਜੜ ਮੂਲ ਕਢੀ।  
ਦਲ ਤੇ ਬਲ ਤੇ ਧਨ ਟੂਟਿ ਗਏ। ਵਹਿ ਲਾਗਤ ਬਾਨਜ ਕਰਮ ਭਏ। ੨੦। ੩੧੦।

ਜੋਉ ਆਨਿ ਮਿਲੇ ਨਹਿ ਜੋਰਿ ਲਰੇ। ਵਹਿ ਬਾਧ ਮਹਾਗਨਿ ਹੋਮ ਕਰੇ।  
ਅਨਗੰਧ ਜਰੇ ਮਹਾ ਕੁੰਡ ਅਨਲੰ। ਭਇਓ ਛੜ੍ਹੀਆ ਮੇਧੁ ਮਹਾ ਪ੍ਰਬਲੰ। ੨੧। ੩੧੧।

ਇਤਿ ਅਜੈ ਸਿੰਘ ਕਾ ਰਾਜ ਸੰਪੂਰਨ ਭਇਆ।

ਬ੍ਰਾਹਮਣ-ਸਮਾਜ ਨੇ ਬੈਠ ਕੇ ਸਲਾਹ ਕੀਤੀ। ਸਾਰੀ ਬ੍ਰਾਹਮਣ-ਮੰਡਲੀ ਨੇ (ਉਨ੍ਹਾਂ ਨੂੰ) ਗੋਦ ਵਿਚ ਲੈ ਲਿਆ ਅਤੇ ਬੈਠ ਕੇ ਵਿਚਾਰ ਕਰਨ ਲਗੇ ਕਿ ਕਿਹੜਾ (ਉਪਾ ਕੀਤਾ ਜਾਏ ਕਿ) ਰਸੇ ਨਾਲ ਵੀ ਰਹਿ ਆਵੇ ਅਤੇ ਇਹ (ਦੋਵੇਂ ਵੀ) ਨ ਮਰਨ। ੩੦੨।

ਇਸ ਤਰ੍ਹਾਂ (ਗੱਲ) ਕਰੇ ਜਾਣ ਤੋਂ ਬਾਦ ਸਾਰਿਆਂ (ਬ੍ਰਾਹਮਣਾਂ) ਨੇ ਕਿਹਾ ਕਿ ਤੁਸੀਂ ਸਾਰੇ ਹੁਣੇ ਹੀ ਜੰਜੂ ਤੋੜ ਦਿਓ। ਜਿਨ੍ਹਾਂ ਨੇ (ਉਦੋਂ) ਕਹੀ ਗਈ ਗੱਲ ਨੂੰ ਮੰਨ ਲਿਆ ਅਤੇ ਜੰਜੂ ਤੋੜ ਦਿੱਤੇ, ਉਹ ਵੈਸ਼ ਹੋ ਗਏ ਅਤੇ ਵਣਜ ਕਰਨ ਲਗ ਗਏ। ੩੦੩।

ਜਿਨ੍ਹਾਂ ਨੇ ਜਨੇਉ ਨ ਤੋੜਨ ਦਾ ਹਠ ਕੀਤਾ, ਉਨ੍ਹਾਂ ਨਾਲ ਉਨ੍ਹਾਂ ਰਾਜਕੁਮਾਰਾਂ ਨੇ ਇਕੱਠਾ ਭੋਜਨ ਕੀਤਾ। ਫਿਰ ਜਸੂਸ ਨੇ (ਰਾਜਾ ਅਜੈ ਸਿੰਘ ਨੂੰ) ਇੰਜ ਕਿਹਾ -- ਇਨ੍ਹਾਂ (ਬ੍ਰਾਹਮਣਾਂ) ਅਤੇ ਉਨ੍ਹਾਂ (ਰਾਜਕੁਮਾਰਾਂ) ਵਿਚ (ਅਜੇ) ਇਕ ਭੇਦ ਰਹਿੰਦਾ ਹੈ। ੩੦੪।

ਫਿਰ ਰਾਜਾ (ਅਜੈ ਸਿੰਘ) ਸਾਰਿਆਂ ਬ੍ਰਾਹਮਣਾਂ ਨੂੰ ਕਹਿਣ ਲਿਗਿਆ-- ਜੇ ਤੁਸੀਂ ਛਤਰੀ (ਰਾਜਕੁਮਾਰ) ਨਹੀਂ (ਦਿੰਦੇ) ਤਾਂ ਤੁਸੀਂ ਆਪਣੀ ਪੁੱਤਰੀ ਦਿਓ। (ਇਹ) ਗੱਲ ਸੁਣ ਕੇ ਮਾਨੋ ਸਾਰੇ (ਬ੍ਰਾਹਮਣ) ਮਰ ਗਏ ਹੋਣ ਅਤੇ ਉਦੋਂ ਹੀ ਉਠ ਕੇ ਸਾਰੇ ਘਰਾਂ ਨੂੰ ਚਲ ਗਏ। ੩੦੫।

ਸਾਰੇ ਬੈਠ ਕੇ ਵਿਚਾਰ ਕਰਨ ਲਗੇ। ਸਾਰੇ ਸੋਗ ਦੇ ਸਾਗਰ ਵਿਚ ਡੁਬੇ ਹੋਏ ਸਨ। ਉਹ (ਇਨ੍ਹਾਂ ਨੂੰ) ਬੰਨ੍ਹਣ ਲਈ ਬੈਠਾ ਹੈ ਅਤੇ (ਇਹ ਬ੍ਰਾਹਮਣ ਵੀ) ਬੜੇ ਹਨ ਕਿ (ਅਸੀਂ) ਇਨ੍ਹਾਂ ਦੋਹਾਂ ਭਰਾਵਾਂ ਨਾਲ ਇਕੱਠੇ ਚਲਾਂਗੇ। ੩੦੬।

(ਸਨੌਚੀ) ਬ੍ਰਾਹਮਣ ਨੇ ਹਠ ਕੀਤਾ (ਤਾਂ ਰਾਜਾ ਅਜੈ ਸਿੰਘ ਨੇ) ਉਸ ਦੀ ਪੁੱਤਰੀ ਲੈ ਲਈ ਜੋ ਬਹੁਤ ਰੁਪਵਾਨ, ਮਹਾਨ ਛਥੀ ਵਾਲੀ ਅਤੇ ਸ੍ਰੋਸ਼ ਸੋਭਾ ਵਾਲੀ ਸੀ। ਉਸ ਸਨੌਚ ਇਸਤਰੀ ਦੇ ਪੇਟ ਤੋਂ (ਜੋ) ਪੁੱਤਰ ਪੈਦਾ ਹੋਏ, ਉਹ ਸਨੌਚ ਜਾਤੀ ਵਾਲੇ ਪ੍ਰਸਿੱਧ ਹੋਏ। ੩੦੭।

ਹੋਰਨਾਂ (ਛਤਰੀਆਂ ਦੇ ਬ੍ਰਾਹਮਣ ਇਸਤਰੀਆਂ ਤੋਂ ਪੈਦਾ ਹੋਏ) ਪੁੱਤਰ ਜੋ ਉਥੇ ਰਹਿੰਦੇ ਸਨ, ਉਨ੍ਹਾਂ ਤੋਂ ਛਤਰੀਆਂ ਦੀਆਂ ਹੋਰ ਕਈ ਜਾਤੀਆਂ ਵਿਕਸਿਤ ਹੋਈਆਂ ਜੋ (ਬ੍ਰਾਹਮਣ) ਰਸੇ ਦੇ ਨਾਲ ਮਿਲ ਗਏ, ਉਹ ਪੁਰਸ਼ ਰਾਜਪੂਤ ਅਖਵਾਉਣ ਲਗੇ। ੩੦੮।

ਉਨ੍ਹਾਂ ਨੂੰ ਜਿਤ ਕੇ ਦਿਗਵਿਜੈ ਲਈ ਰਾਜਾ (ਅਜੈ ਸਿੰਘ) ਨੇ ਚੜ੍ਹਾਈ ਕਰ ਦਿੱਤੀ। (ਉਸ ਦਾ) ਤੇਜ਼ ਪ੍ਰਚੰਡ ਹੋ ਗਿਆ ਅਤੇ ਪ੍ਰਤਾਪ ਬਹੁਤ ਵੱਧ ਗਿਆ। ਜਿਹੜੇ (ਉਸ ਨੂੰ) ਆ ਕੇ ਮਿਲ ਪਏ ਅਤੇ (ਬੇਟੀਆਂ ਦੇ) ਸਾਕ ਦਿੱਤੇ, ਉਹ ਪੁਰਸ਼ ਵੀ ਰਾਜਪੂਤ ਅਖਵਾਉਣ ਲਗੇ। ੩੦੯।

ਜਿਨ੍ਹਾਂ ਨੇ ਸਾਕ ਨ ਦਿੱਤੇ (ਉਨ੍ਹਾਂ ਨਾਲ) ਲੜਾਈ ਵੱਧ ਗਈ। ਉਨ੍ਹਾਂ ਦੀ ਜੜ੍ਹ ਇਸ ਨੇ ਮੂਲੋਂ ਕਢ ਸੁਟੀ। (ਜੋ) ਸੈਨਾ ਵਜੋਂ, ਸ਼ਕਤੀ ਵਜੋਂ ਜਾਂ ਧਨ ਵਜੋਂ ਟੁਟ ਗਏ, ਉਹ ਵਣਜ ਕਰਨ ਲਗ ਗਏ। ੩੧੦।

ਜਿਹੜੇ ਆਣ ਕੇ ਮਿਲੇ ਨਹੀਂ, ਸਗੋਂ ਜ਼ੋਰ ਨਾਲ ਲੜੇ ਸਨ, ਉਨ੍ਹਾਂ ਨੂੰ ਬੰਨ੍ਹ ਕੇ ਮਹਾਨ ਅਗਨੀ ਵਿਚ ਸਾੜ ਦਿੱਤੇ। ਉਹ ਵੱਡੇ ਅਗਨਕੁੰਡ ਵਿਚ ਬਿਨਾ ਪਤਾ ਚਲੇ (ਅਨਗੰਧ) ਸੜ ਗਏ। (ਇਸ ਤਰ੍ਹਾਂ) ਛਤਰੀਆਂ ਦੀ ਕੁਰਬਾਨੀ ਦਾ ਬਹੁਤ ਵੱਡਾ ਯੱਗ ਹੋਇਆ। ੩੧੧।

ਇਥੇ ਅਜੈ ਸਿੰਘ ਦਾ ਰਾਜ ਸੰਪੂਰਨ ਹੋਇਆ।

## ਜਗਰਾਜ

ਤੋਮਰ ਛੰਦਾ/ ਤੁਖਸਾਦਿ

ਬਿਆਸੀ ਬਰਖ ਪਰਮਾਨ। ਦਿਨ ਦੋਇ ਮਾਸ ਅਸਟਾਨ।  
 ਬਹੁ ਰਾਜੁ ਭਾਗ ਕਮਾਇ। ਪੁਨਿ ਨਿਪ ਕੋ ਨਿਪਰਾਇ। ੧। ੩੧੨।  
 ਸੁਨ ਰਾਜ ਰਾਜ ਮਹਾਨ। ਦਸ ਚਾਰਿ ਚਾਰਿ ਨਿਧਾਨ।  
 ਦਸ ਦੋਇ ਦੁਆਦਸ ਮੰਤ। ਧਰਨੀ ਧਰਾਨ ਮਹੰਤ। ੨। ੩੧੩।

ਪੁਨਿ ਭਯੋ ਉਦੇਤ ਨਿਪਾਲ। ਰਸ ਰਤਿ ਰੂਪ ਰਸਾਲ।  
 ਅਤਿ ਭਾਨ ਤੇਜ ਪ੍ਰਚੰਡ। ਅਨਖੰਡ ਤੇਜ ਪ੍ਰਚੰਡ। ੩। ੩੧੪।

ਤਿਨਿ ਬੋਲਿ ਬਿਪੁ ਮਹਾਨ। ਪਸੁ ਮੇਧ ਜਗ ਰਚਾਨ।  
 ਦਿਜ ਪ੍ਰਾਗ ਜੋਤ ਬੁਲਾਇ। ਅਪਿ ਕਾਮ ਰੂਪ ਕਹਾਇ। ੪। ੩੧੫।

ਦਿਜ ਕਾਮਰੂਪ ਅਨੇਕ। ਨਿਪ ਬੋਲਿ ਲੀਨ ਬਿਸੇਖ।  
 ਸਭ ਜੀਅ ਜਗ ਅਪਾਰ। ਮਖ ਹੋਮ ਕੀਨ ਅਬਿਚਾਰ। ੫। ੩੧੬।

ਪਸੁ ਏਕ ਪੈ ਦਸ ਬਾਰ। ਪਤਿ ਬੇਦ ਮੰਡੁ ਅਬਿਚਾਰ।  
 ਅਬਿ ਮਧਿ ਹੋਮ ਕਰਾਇ। ਧਨੁ ਭੂਪ ਤੇ ਬਹੁ ਪਾਇ। ੬। ੩੧੭।

ਪਸੁ ਮੇਘ ਜਗ ਕਰਾਇ। ਬਹੁ ਭਾਤ ਰਾਜੁ ਸੁਹਾਇ।  
 ਬਰਖ ਅਸੀਹ ਅਸਟ ਪ੍ਰਮਾਨ। ਦੁਇ ਮਾਸ ਰਾਜੁ ਕਮਾਨ। ੭। ੩੧੮।  
 ਪੁਨ ਕਠਨ ਕਾਲ ਕਰਵਾਲ। ਜਗ ਜਾਰੀਆ ਜਿਹ ਸੁਵਾਲ।  
 ਵਹਿ ਖੰਡੀਆ ਅਨਖੰਡ। ਅਨਖੰਡ ਰਾਜ ਪ੍ਰਚੰਡ। ੮। ੩੧੯।

ਇਤਿ ਪੰਚਮੇ ਰਾਜ ਸਮਾਪਤਮ ਸਭ ਸੁਭਮ ਸਭ।

ਤੋਮਰ ਛੰਦਾ/ ਤੁਖਸਾਦਿ

ਪੁਨ ਭਏ ਮੁਨੀ ਛਿਤ ਰਾਇ। ਇਹ ਲੋਕ ਕੇਹਰਿ ਰਾਇ।  
 ਅਰਿ ਜੀਤਿ ਜੀਤਿ ਅਖੰਡ। ਮਹਿ ਕੀਨ ਰਾਜੁ ਪ੍ਰਚੰਡ। ੧। ੩੨੦।

ਅਰਿ ਘਾਇ ਘਾਇ ਅਨੇਕ। ਰਿਪੁ ਛਾਡੀਯੋ ਨਹੀਂ ਏਕ।  
 ਅਨਖੰਡ ਰਾਜੁ ਕਮਾਇ। ਛਿਤ ਛੀਨ ਛੜ੍ਹ ਫਿਰਾਇ। ੨। ੩੨੧।

## ਜਗਰਾਜ

ਤੋਮਰ ਛੰਦਾ ਤੇਰੀ ਕਿਪਾ ਨਾਲ

ਬਿਆਸੀ ਸਾਲ, ਅੱਠ ਮਹੀਨੇ ਅਤੇ ਦੋ ਦਿਨ ਤਕ ਰਾਜ-ਭਾਗ ਚੰਗੀ ਤਰ੍ਹਾਂ ਕਮਾ ਕੇ ਰਾਜਿਆਂ ਦੇ ਰਾਜੇ (ਅਜੈ ਸਿੰਘ) ਦਾ ਫਿਰ (ਦੇਹਾਂਤ ਹੋ ਗਿਆ)। ੩੧੨।

ਸੁਣੋ, ਰਾਜਿਆਂ ਦੇ ਵੱਡੇ ਰਾਜੇ ਅਤੇ ਦਸ ਅਤੇ ਚਾਰ ਵਿਦਿਆਵਾਂ ਦੇ ਸੁੰਦਰ ਖੜਾਨੇ! ਦਸ ਅਤੇ ਦੋ ਬਾਜੂਂ (ਅੱਖਰਾਂ ਦੇ) ਮੰਤਰ (ਓਨਮ ਭਗਵਤੇ ਵਾਸਦੇਵਯ) ਨੂੰ ਪੜ੍ਹਨ ਵਾਲੇ ਅਤੇ ਧਰਤੀ ਉਤੇ ਪੂਜਣ-ਯੋਗ!। ੩੧੩।

ਫਿਰ ਮਹਾਰਾਜਾ (ਜਗ) ਪ੍ਰਗਟ (ਉਦੇਤ) ਹੋਇਆ ਜੋ ਪ੍ਰੇਮ ਦੀ ਰੀਤ ਵਾਲਾ ਅਤੇ ਸੁੰਦਰ ਸਰੂਪ ਵਾਲਾ ਸੀ। (ਉਸ ਦਾ) ਤੇਜ ਸੂਰਜ ਨਾਲੋਂ ਵੀ ਪ੍ਰਚੰਡ ਸੀ ਅਤੇ (ਉਹ) ਪ੍ਰਚੰਡ ਤੇਜ ਨਾਸ ਤੋਂ ਰਹਿਤ ਸੀ। ੩੧੪।

ਉਸ ਨੇ (ਬਹੁਤ ਸਾਰੇ) ਮਹਾਨ ਬ੍ਰਾਹਮਣ ਬੁਲਾ ਲਏ ਅਤੇ ਪਸੂ-ਮੇਧ ਯੱਗ ਚਾਇ। ਜੋਤਿਸ਼ ਵਿਦਿਆ ਦੇ ਗਿਆਤਾ ਅਤੇ ਆਪਣੇ ਆਪ ਨੂੰ (ਅਸਾਮ ਦੇ) ਕਾਮ-ਰੂਪ (ਤੀਰਥ ਦੇ ਨਿਵਾਸੀ) ਅਖਵਾਉਣ ਵਾਲੇ ਬ੍ਰਾਹਮਣਾਂ ਨੂੰ (ਬੁਲਾ ਲਿਆ)। ੩੧੫।

ਕਾਮ-ਰੂਪ (ਤੀਰਥ) ਤੋਂ ਅਨੇਕ ਬ੍ਰਾਹਮਣ ਰਾਜੇ ਨੇ ਖਾਸ ਤੌਰ ਤੇ ਬੁਲਾ ਲਏ। ਸਾਰੇ ਜਗਤ ਵਿਚੋਂ ਅਪਾਰ ਜੀਵ (ਇਕੱਠੇ ਕਰ ਲਏ) ਅਤੇ ਬਲਿਦਾਨ ਦੀ ਰੀਤ ਅਨੁਸਾਰ ('ਅਬਿਚਾਰ') ਸਭ ਨੂੰ ਧੱਗ ਵਿਚ ਹੋਮ ਕਰ ਦਿੱਤਾ। ੩੧੬।

ਇਕ ਇਕ ਪਸੂ ਉਤੇ (ਬ੍ਰਾਹਮਣਾਂ ਨੇ) ਦਸ ਦਸ ਵਾਰ ਬਲਿਦਾਨ ਦੀ ਰੀਤ ਅਨੁਸਾਰ ਵੇਦ ਮੰਤਰ ਪੜ੍ਹ ਦਿੱਤੇ। ਬਕਰਿਆਂ ('ਅਬਿ') ਨੂੰ (ਹਵਨ ਕੁੰਡ) ਵਿਚ ਹੋਮ ਕਰਾ ਕੇ (ਬ੍ਰਾਹਮਣਾਂ ਨੇ) ਰਾਜ ਤੋਂ ਬਹੁਤ ਧਨ ਪ੍ਰਾਪਤ ਕੀਤਾ। ੩੧੭।

ਪਸੂ-ਮੇਧ ਧੱਗ ਕਰਾ ਕੇ ਅਤੇ ਅਨੇਕ ਤਰ੍ਹਾਂ ਨਾਲ ਰਾਜਾ ਨੂੰ ਸੁਸ਼ੋਭਿਤ ਕਰਕੇ ਅਠਾਸੀ ਵਰ੍ਹੇ ਅਤੇ ਦੋ ਮਹੀਨੇ ਤਕ ਰਾਜ ਕੀਤਾ। ੩੧੮।

ਫਿਰ ਕਠੋਰ ਕਾਲ ਦੀ ਤਲਵਾਰ, ਜਿਸ ਨੇ ਆਪਣੀ ਜੁਆਲਾ ਨਾਲ ਸਾਰਾ ਜਗਤ ਸਾਡ ਦਿੱਤਾ ਹੈ, ਨੇ ਨ ਖੰਡੇ ਜਾ ਸਕਣ ਵਾਲੇ (ਜਗ ਰਾਜੇ) ਨੂੰ ਖੰਡਿਤ ਕਰ ਦਿੱਤਾ ਜਿਸ ਦਾ ਰਾਜ ਪ੍ਰਚੰਡ ਅਤੇ ਅਖੰਡ ਸੀ। ੩੧੯।

ਇਥੇ ਪੰਜਵੇਂ ਰਾਜ ਦੀ ਸੁਭ ਸਮਾਪਤੀ ਹੋਈ।

ਤੋਮਰ ਛੰਦਾ ਤੇਰੀ ਕਿਪਾ ਨਾਲ

ਫਿਰ ਮੁਨੀ ਨਾਂ ਦਾ ਧਰਤੀ ਦਾ ਰਾਜਾ ਹੋਇਆ ਜੋ ਇਸ ਲੋਕ ਦਾ ਸ਼ੇਰ ਵਰਗਾ ਰਾਜਾ ਸੀ। (ਉਸ ਨੇ) ਨ ਖੰਡੇ ਜਾ ਸਕਣ ਵਾਲੇ ਵੈਰੀਆਂ ਨੂੰ ਜਿਤ ਜਿਤ ਕੇ ਧਰਤੀ ਉਤੇ ਪ੍ਰਚੰਡ ਰਾਜ ਕੀਤਾ। ੩੨੦।

ਅਨੇਕ ਵੈਰੀਆਂ ਨੂੰ ਮਾਰ ਮਾਰ ਕੇ ਇਕ ਵੀ ਵੈਰੀ (ਬਾਕੀ) ਨਹੀਂ ਛਡਿਆ। (ਉਸ ਨੇ) ਅਖੰਡ ਰਾਜ ਕਮਾਇਆ ਅਤੇ ਹੋਰਨਾਂ ਦੀ ਧਰਤੀ ਖੋਹ ਕੇ (ਆਪਣਾ) ਛਤਰ ਫਿਰਾਇਆ। ੩੨੧।

ਅਨਖੰਡ ਰੂਪ ਅਪਾਰਾ। ਅਨਖੰਡ ਰਾਜ ਜੁਝਾਰ।  
ਅਬਿਕਾਰ ਰੂਪ ਪ੍ਰਚੰਡਾ। ਅਨਖੰਡ ਰਾਜ ਅਮੰਡਾ। ੩। ੩੨੨।

ਬਹੁ ਜੀਤਿ ਜੀਤਿ ਨਿਪਾਲਾ। ਬਹੁ ਛਾਡਿ ਕੈ ਸਰ ਜਾਲਾ।  
ਅਰਿ ਮਾਰਿ ਮਾਰਿ ਅਨੰਤਾ। ਛਿਤ ਕੀਨ ਰਾਜ ਦੁਰੰਡਾ। ੪। ੩੨੩।

ਬਹੁ ਰਾਜ ਭਾਗ ਕਮਾਇ। ਇਮ ਬੋਲੀਓ ਨਿਪਰਾਇ।  
ਇਕ ਕੀਜੀਐ ਮਖਸਾਲਾ। ਦਿਜ ਬੋਲਿ ਲੇਹੁ ਉਤਾਲਾ। ੫। ੩੨੪।

ਦਿਜ ਬੋਲਿ ਲੀਨ ਅਨੇਕ। ਗ੍ਰਿਹ ਛਾਡੀਓ ਨਹੀਂ ਏਕ।  
ਮਿਲਿ ਮੰਤ੍ਰ ਕੀਨ ਬਿਚਾਰ। ਮਤਿ ਮਿਤ੍ਰ ਮੰਤ੍ਰ ਉਚਾਰ। ੬। ੩੨੫।

ਤਬ ਬੋਲੀਓ ਨਿਪ ਰਾਇ। ਕਰਿ ਜਗ ਕੋ ਚਿਤ ਚਾਇ।  
ਕਿਵ ਕੀਜੀਐ ਮਖਸਾਲਾ। ਕਹੁ ਮੰਤ੍ਰ ਮਿਤ੍ਰ ਉਤਾਲਾ। ੭। ੩੨੬।

ਤਬ ਮੰਤ੍ਰ ਮਿਤ੍ਰਨ ਕੀਨ। ਨਿਪ ਸੰਗ ਯਉ ਕਹਿ ਦੀਨ।  
ਸੁਨਿ ਰਾਜ ਰਾਜ ਉਚਾਰ। ਦਸ ਚਾਰਿ ਚਾਰਿ ਅਪਾਰ। ੮। ੩੨੭।

ਸਤਿ ਜੁਗ ਮੈ ਸੁਨਿ ਰਾਇ। ਮਖ ਕੀਨ ਚੰਡ ਬਨਾਇ।  
ਅਰਿ ਮਾਰ ਕੈ ਮਹਿਖੇਸਾ। ਬਹੁ ਤੋਖ ਕੀਨ ਪਸੇਸਾ। ੯। ੩੨੮।  
ਮਹਿਖੇਸ ਕਉ ਰਣ ਘਾਇ। ਸਿਰਿ ਇੰਦ੍ਰ ਛੜ੍ਹ ਫਿਰਾਇ।  
ਕਰਿ ਤੋਖ ਜੋਗਨਿ ਸਰਬਾ। ਕਰਿ ਦੂਰ ਦਾਨਵ ਗਰਬਾ। ੧੦। ੩੨੯।  
ਮਹਿਖੇਸ ਕਉ ਰਣਿ ਜੀਤਿ। ਦਿਜ ਦੇਵ ਕੀਨ ਅਭੀਤਿ।  
ਤ੍ਰਿਦਸੇਸ ਲੀਨ ਬੁਲਾਇ। ਛਿਤ ਛੀਨ ਛੜ੍ਹ ਫਿਰਾਇ। ੧੧। ੩੩੦।

ਮੁਖ ਚਾਰ ਲੀਨ ਬੁਲਾਇ। ਚਿਤ ਚਉਪ ਸਿਉ ਜਗ ਮਾਇ।  
ਕਰਿ ਜਗ ਕੋ ਆਰੰਭ। ਅਨਖੰਡ ਤੇਜ ਪ੍ਰਚੰਡਾ। ੧੨। ੩੩੧।

ਤਬ ਬੋਲੀਯੋ ਮੁਖ ਚਾਰ। ਸੁਨਿ ਚੰਡ ਚੰਡ ਜੁਹਾਰ।  
ਜਿਮ ਹੋਇ ਆਇਸ ਮੌਹਿ। ਤਿਮ ਭਾਖਉ ਮਤ ਤੋਹਿ। ੧੩। ੩੩੨।

ਜਗ ਜੀਆ ਜੰਤ ਅਪਾਰ। ਨਿਜ ਲੀਨ ਦੇਵ ਹਕਾਰ।  
ਅਰਿ ਕਾਟ ਕੈ ਪਲ ਖੰਡ। ਪਤਿ ਬੇਦ ਮੰਤ੍ਰ ਉਦੰਡ। ੧੪। ੩੩੩।

(ਉਹ) ਅਪਾਰ ਅਤੇ ਅਖੰਡ ਰੂਪ ਵਾਲਾ ਅਤੇ ਬਿਨਾ ਕਿਸੇ ਦੀ ਸਹਾਇਤਾ ਦੇ ਜੁਝਾਰੂ ਸੂਰਮਾ ਸੀ। ਉਸ ਦਾ ਰੂਪ ਪ੍ਰਚੰਡ ਅਤੇ ਵਿਕਾਰ ਤੋਂ ਰਹਿਤ ਸੀ ਅਤੇ ਉਹ ਦਾ ਰਾਜ ਅਖੰਡ ਅਤੇ ਅਮੰਡ ਸੀ। ੩੨੨।

(ਰਾਜਾ ਮੁਨੀ ਨੇ) ਬਹੁਤ ਸਾਰੇ ਰਾਜਿਆਂ ਨੂੰ ਜਿਤ ਜਿਤ ਕੇ ਅਤੇ ਤੀਰਾਂ ਦੀ ਬਹੁਤ ਬੌਛਾੜ ਕਰ ਕੇ ਅਤੇ ਅਨੇਕਾਂ ਵੈਰੀਆਂ ਨੂੰ ਮਾਰ ਮਾਰ ਕੇ ਇਸ ਧਰਤੀ ਉਤੇ ਦਿੜ੍ਹ ਰਾਜ ਕੀਤਾ। ੩੨੩।

ਬਹੁਤ ਚਿਰ ਤਕ ਰਾਜ-ਭਾਗ ਕਮਾ ਕੇ (ਇਕ ਦਿਨ) ਰਾਜਾ ਇੰਜ ਬੋਲਿਆ ਕਿ ਇਕ ਯੱਗ-ਸ਼ਾਲਾ ਤਿਆਰ ਕਰੋ ਅਤੇ ਬ੍ਰਾਹਮਣਾਂ ਨੂੰ ਜਲਦੀ ('ਉਤਾਲ') ਬੁਲਾ ਲਵੋ। ੩੨੪।

ਅਨੇਕ ਬ੍ਰਾਹਮਣਾਂ ਨੂੰ ਬੁਲਾ ਲਿਆ, ਇਕ ਵੀ ਘਰ ਵਿਚ ਨਹੀਂ ਰਹਿਣ ਦਿੱਤਾ। (ਰਾਜੇ ਨੇ) ਮੰਤਰੀ ਨਾਲ ਮਿਲ ਕੇ ਵਿਚਾਰ ਕੀਤਾ ਅਤੇ ਬੁਧੀਮਾਨ ਮਿਤ੍ਰ ਮੰਤਰੀ ਨੇ ਪੁਛਿਆ (ਹੋਰ ਕੀ ਕਰਨਾ ਹੈ)। ੩੨੫।

ਤਦ ਰਾਜੇ ਨੇ ਕਿਹਾ ਕਿ ਮੇਰਾ ਮਨ ਯੱਗ ਕਰਨ ਨੂੰ ਕਰਦਾ ਹੈ। (ਹੁਣ ਦਸੋ) ਕਿਹੋ, ਜਿਹੀ ਯੱਗ-ਸ਼ਾਲਾ ਤਿਆਰ ਕੀਤੀ ਜਾਏ। ਹੇ ਮਿਤ੍ਰ ਮੰਤਰੀ! ਜਲਦੀ ਸਲਾਹ ਦਿੱਤਾ। ੩੨੬।

ਤਦ ਮਿਤ੍ਰ ਮੰਤਰੀ ਨੇ ਵਿਚਾਰ ਕੀਤਾ ਅਤੇ (ਫਿਰ) ਰਾਜੇ ਨੂੰ ਇੰਜ ਕਹਿ ਦਿੱਤਾ। ਹੇ ਰਾਜਿਆਂ ਦੇ ਉਦਾਰ ਰਾਜੇ! ਸੁਣੋ, (ਤਸੀਂ) ਚਾਰ ਅਤੇ ਚੌਂਦਾਂ ਵਿਦਿਆਵਾਂ ਦੇ ਅਪਾਰ ਗਿਆਤਾ ਹੋ। ੩੨੭।

ਹੇ ਰਾਜਨ ! ਸੁਣੋ, ਸਤਿਯੁਗ ਵਿਚ ਚੰਡੀ ਨੇ ਮਹਿਖਾਸੁਰ ਨਾਂ ਦੇ ਵੈਰੀ ਨੂੰ ਮਾਰ ਕੇ ਅਤੇ ਸਿਵ ('ਪਸੇਸ') ਨੂੰ ਪ੍ਰਸੰਨ ਕਰਕੇ ਚੰਗੀ ਤਰ੍ਹਾਂ ਯੱਗ ਕੀਤਾ। ੩੨੮।

ਮਹਿਖਾਸੁਰ ਨੂੰ ਰਣ ਵਿਚ ਮਾਰ ਕੇ ਇੰਦਰ ਦੇ ਸਿਰ ਉਤੇ ਛੱਤਰ ਫਿਰਾਇਆ। ਸਾਰੀਆਂ ਜੋਗਣਾਂ ਨੂੰ ਖੁਸ਼ ਕੀਤਾ ਅਤੇ ਦੈਂਤ ਦਾ ਹੰਕਾਰ ਦੂਰ ਕੀਤਾ। ੩੨੯।

ਮਹਿਖਾਸੁਰ ਨੂੰ ਰਣ-ਭੂਮੀ ਵਿਚ ਜਿਤ ਕੇ ਬ੍ਰਾਹਮਣਾਂ ਅਤੇ ਦੇਵਤਿਆਂ ਨੂੰ ਭੈ-ਮੁਕਤ ਕਰ ਦਿੱਤਾ। ਇੰਦਰ ('ਤ੍ਰਿਦਸੇਸ') ਨੂੰ ਬੁਲਾ ਕੇ ਅਤੇ (ਮਹਿਖਾਸੁਰ ਤੋਂ) ਧਰਤੀ ਖੋ ਕੇ (ਉਸ ਦੇ) ਸਿਰ ਉਤੇ ਛੱਤਰ ਤੁਲਾ ਦਿੱਤਾ। ੩੩੦।

ਜਗਤ-ਮਾਤਾ ਚੰਡੀ ਨੇ ਚਾਰ ਮੁਖਾਂ ਵਾਲੇ ਬ੍ਰਾਹਮਾ ਨੂੰ ਬੁਲਾ ਲਿਆ ਅਤੇ ਚਿੱਤ ਨੂੰ ਖੁਸ਼ੀ ਨਾਲ ਭਰ ਕੇ ਯੱਗ ਦਾ ਆਰੰਭ ਕਰਾਇਆ। (ਉਸ ਦਾ) ਤੇਜ ਅਤਿ ਪ੍ਰਚੰਡ ਅਤੇ ਅਖੰਡ ਸੀ। ੩੩੧।

ਤਦ ਬ੍ਰਾਹਮਾ ਕਹਿਣ ਲਗਾ -- ਹੇ ਪ੍ਰਚੰਡ ਰੂਪ ਵਾਲੀ ਚੰਡੀ ! ਸੁਣੋ, (ਤੁਹਾਨੂੰ) ਨਮਸਕਾਰ ਹੈ। ਜਿਵੇਂ ਆਪ ਦੀ ਮੈਨੂੰ ਆਗਿਆ ਹੋਏ, ਤਿਵੇਂ ਹੀ ਤੁਹਾਨੂੰ (ਆਪਣੀ) ਰਾਇ ਦਿੱਦਾ ਹਾਂ। ੩੩੨।

ਜਗਤ ਦੇ ਅਪਾਰ ਜੀਆ-ਜੰਤੂ ਦੇਵੀ ਨੇ ਆਪ ਬੁਲਾ ਲਏ। ਵੈਰੀਆਂ ਨੂੰ ਪਲ ਭਰ ਵਿਚ ਕਰ ਕੇ ਵੇਦ ਮੰਤਰਾਂ ਦਾ ਉਚੀ ਸੁਰ ਵਿਚ ਪੜ੍ਹਨਾ ਸ਼ੁਰੂ ਕਰ ਦਿੱਤਾ। ੩੩੩।

## ਹੁਆਲ ਛੰਦ। ਤ੍ਰਯੁਸਾਦਿ

ਬੋਲਿ ਬਿਪਨ ਮੰਤ੍ਰ ਮਿਠੁਨ ਜਗ ਕੀਨ ਅਪਾਰ।  
 ਇੰਦ੍ਰ ਅਉਰ ਉਪਿੰਦ੍ਰ ਲੈ ਕੈ ਬੋਲਿ ਕੈ ਮੁਖ ਚਾਰ।  
 ਕਉਨ ਭਾਤਨ ਕੀਜੀਐ ਅਬ ਜਗ ਕੋ ਆਰੰਭ।  
 ਆਜ ਮੋਹਿ ਉਚਾਰੀਐ ਸੁਨਿ ਮਿਠ੍ਰ ਮੰਤ੍ਰ ਅਸੰਭ। ੧। ੩੩੪।

ਮਾਸ ਕੇ ਪਲ ਕਾਟਿ ਕੈ ਪੜਿ ਬੇਦ ਮੰਤ੍ਰ ਅਪਾਰ।  
 ਅਗਨਿ ਭੀਤਰ ਹੋਮੀਐ ਸੁਨਿ ਰਾਜ ਰਾਜ ਅਬਿਚਾਰ।  
 ਛੇਦਿ ਚਿਛੂਰ ਬਿੜਾਰਾਸੁਰ ਧੂਲਿ ਕਰਣਿ ਖਪਾਇ।  
 ਮਾਰ ਦਾਨਵ ਕਉ ਕਰਿਓ ਮਖ ਦੈਤ ਮੇਧ ਬਨਾਇ। ੨। ੩੩੫।

ਤੈਸ ਹੀ ਮਖ ਕੀਜੀਐ ਸੁਨਿ ਰਾਜ ਰਾਜ ਪ੍ਰਚੰਡ।  
 ਜੀਤਿ ਦਾਨਵ ਦੇਸ ਕੇ ਬਲਵਾਨ ਪੁਰਖ ਅਖੰਡ।  
 ਤੈਸ ਹੀ ਮਖ ਮਾਰ ਕੈ ਸਿਰਿ ਇੰਦ੍ਰ ਛੜ੍ਹ ਫਿਰਾਇ।  
 ਜੈਸ ਸੁਰ ਸੁਖੁ ਪਾਇਓ ਤਿਵ ਸੰਤ ਹੋਹੁ ਸਹਾਇ। ੩। ੩੩੬।

## ਹੁਆਲ ਛੰਦ। ਤੇਰੀ ਕ੍ਰਿਪਾ ਨਾਲ

(ਦੁਰਗਾ ਨੇ) ਬ੍ਰਾਹਮਣਾਂ, ਮੰਤਰੀਆਂ ਅਤੇ ਮਿਤਰਾਂ ਨੂੰ ਬੁਲਾ ਕੇ ਅਪਾਰ ਯੱਗ ਕੀਤਾ। ਇੰਦਰ, ਵਾਮਨ ਅਤੇ ਬ੍ਰਹਮਾ ਤਕ ਸਾਰਿਆਂ ਨੂੰ ਬੁਲਾ ਕੇ (ਕਹਿਣ ਲਗੀ ਕਿ) ਹੁਣ ਕਿਸ ਤਰ੍ਹਾਂ ਯੱਗ ਦਾ ਆਰੰਭ ਕੀਤਾ ਜਾਏ। ਹੇ ਮਿਤਰ ਮੰਤਰੀਓ! ਅਜ ਮੈਨੂੰ ਅਸਚਰਜ ਭਰੀ ਸਲਾਹ ਦਿਓ। ੩੩੪।

(ਉਨ੍ਹਾਂ ਦੀ ਸਲਾਹ ਅਨੁਸਾਰ ਯੱਗ ਸ਼ੁਰੂ ਹੋਇਆ) ਮਾਸ ਦੇ ਟੁਕੜੇ ਕਟ ਕੇ ਅਤੇ ਬਹੁਤ ਵਾਰ ਵੇਦ-ਮੰਤਰ ਪੜ੍ਹ ਪੜ੍ਹ ਕੇ ਬਲਿਦਾਨ ਦੀ ਰੀਤ ਅਨੁਸਾਰ ('ਅਬਿਚਾਰ') ਅਗਨੀ ਵਿਚ ਉਨ੍ਹਾਂ ਨੂੰ ਹੋਮ ਕੀਤਾ ਜਾ ਰਿਹਾ ਸੀ। ਹੇ ਰਾਜਿਆਂ ਦੇ ਰਜੇ! ਸੁਣੋ, (ਦੇਵੀ ਨੇ) ਚਿਛੂਰ, ਬਿੜਾਰ ਅਤੇ ਧੂਲਿਕਰਣ ਨਾਂ ਦੇ ਦੈਤਾਂ ਨੂੰ ਮਾਰ ਕੇ ਖਪਾ ਦਿੱਤਾ ਅਤੇ (ਸਾਰਿਆਂ) ਦੈਤਾਂ ਨੂੰ ਮਾਰ ਕੇ ਚੰਗੀ ਤਰ੍ਹਾਂ ਦੈਤ-ਮੇਧ ਯੱਗ ਕੀਤਾ। ੩੩੫।

ਹੇ ਰਾਜਿਆਂ ਦੇ ਪ੍ਰਚੰਡ ਰਜੇ! ਸੁਣੋ, (ਤੁਸੀਂ ਵੀ) ਉਸੇ ਤਰ੍ਹਾਂ ਦਾ ਯੱਗ ਕਰੋ। (ਸਾਰੇ) ਦੇਸ਼ ਦੇ ਦੈਤਾਂ ਨੂੰ ਜਿਤ ਕੇ ਤੁਸੀਂ ਬਲਵਾਨ ਅਖੰਡ ਪੁਰਸ਼ ਹੋਏ ਹੋ। (ਤੁਸੀਂ ਵੀ) ਉਸੇ ਤਰ੍ਹਾਂ ਜਿਵੇਂ ਯੱਗ ਵਿਚ (ਦੈਤਾਂ ਨੂੰ) ਮਾਰ ਕੇ (ਦੁਰਗਾ ਨੇ) ਇੰਦਰ ਦੇ ਸਿਰ ਉਪਰ ਛੱਤਰ ਢੁਲਾਇਆ ਸੀ ਅਤੇ ਦੇਵਤਿਆਂ ਨੂੰ ਸੁਖ ਦਿੱਤਾ ਸੀ, ਉਸ ਤਰ੍ਹਾਂ (ਤੁਸੀਂ ਅਤਿਆਚਾਰੀਆਂ ਨੂੰ ਮਾਰ ਕੇ) ਸੰਤਾਂ ਦੇ ਸਹਾਇ ਹੋਵੋ। ੩੩੬।